


ISSN 0972-2335



# ਐੰਮ੍ਰਿਤ ਕੀਤੁਛਨ

ਅਕਤੂਬਰ 2018



ਪਦਮ ਭੂਸ਼ਣ ਭਾਈ ਵੀਰ ਸਿੰਘ ਜੀ (5 ਦਸੰਬਰ, 1872 – 10 ਜੂਨ, 1957)

ਆਨਚੇਰੀ ਸੰਪਾਦਕ  
ਡਾ. ਜਾਗੀਰ ਸਿੰਘ

ਮੁੱਲ 15/-

## ਕੁਦਰਤ ਕੇ ਸਭ ਬੰਦੇ

ਨੱਕ ਕੰਨ ਇੱਕੋ ਅੱਖੀਂ ਦੰਦ ਇੱਕੋ,  
ਹੱਥ ਪੈਰ ਤੇ ਹੋਰ ਸ਼ਰੀਰ ਇੱਕੋ।  
ਖਾਵਣ ਲਈ ਸਭ ਖਾਂਵਦੇ ਵਸਤ ਇੱਕੋ,  
ਪਹਿਨਣ ਲਈ ਸਭ ਪਾਂਵਦੇ ਚੀਜ਼ ਇੱਕੋ।  
ਕਾਮ ਕਰੋਧ ਲੋਭ ਮੋਹ ਹੰਕਾਰ ਪੰਜੇ,  
ਸਭੇ ਵਸਦਾ ਆਤਮਾ ਪੀਰ ਇੱਕੋ।  
ਦਇਆ, ਖਿਮਾਂ ਤੇ ਸ਼ੀਲਤਾ ਸਭੀ ਇੱਕੋ,  
ਸਬਰ ਸ਼ਾਂਤੀ ਅਤੇ ਮਨ ਧੀਰ ਇੱਕੋ।  
ਕਿਹੜੀ ਗਲ ਦਾ ਵਿਤਕਰਾ ਪਾਇਆ ਨੇ,  
ਇੱਥੋਂ ਦਿਸਦੀ ਅੱਡਰੀ ਚੀਜ਼ ਕੋਈ ਨਾ।  
ਖਿੱਚੋ ਤਾਣ ਹੈ ਪਾਈ ਭੁਲੇਖਿਆਂ ਨੇ,  
ਚੰਗੀ ਮੰਦੀ ਦੀ ਸਾਨੂੰ ਤਮੀਜ਼ ਕੋਈ ਨਾ।



## ਕੁਦਰਤ ਕੇ ਸਭ ਬਨਦੇ

ਨਕ ਕਨ ਇਕੋ ਅਖੀਂ ਦੰਦ ਇਕੋ,  
ਹਥ ਪੈਰ ਤੇ ਹੋਰ ਸ਼ਰੀਰ ਇਕੋ।  
ਖਾਵਣ ਲਈ ਸਭ ਖਾਂਵਦੇ ਵਸਤ ਇਕੋ,  
ਪਹਨਣ ਲਈ ਸਭ ਪਾਂਵਦੇ ਚੀਜ਼ ਇਕੋ।  
ਕਾਮ ਕ੍ਰਿਅ ਲੋਭ ਮੋਹ ਹੰਕਾਰ ਪੰਜੇ,  
ਸਭੇ ਵਸਦਾ ਆਤਮਾ ਪੀਰ ਇਕੋ।  
ਦਿਆ, ਕਾਗਦ ਤੇ ਸ਼ੀਲਤਾ ਸਭੀ ਇਕੋ,  
ਸਬਰ ਸ਼ਾਨਤਿ ਅਤੇ ਮਨ ਧੀਰ ਇਕੋ।  
ਕੇਹੜੀ ਗਲਲ ਦਾ ਵਿਤਕਰਾ ਪਾਇਆ ਨੇ,  
ਇਥੇ ਦਿਸਦੀ ਅਡਰੀ ਚੀਜ਼ ਕੋਈ ਨਹੀਂ।  
ਖਿਚਚੋਤਾਣ ਹੈ ਪਾਈ ਭੁਲੇਖਿਆਂ ਨੇ,  
ਚੰਗੀ ਮੰਦੀ ਦੀ ਸਾਨੂੰ ਤਮੀਜ਼ ਕੋਈ ਨਹੀਂ।



# ਅੰਮ੍ਰਿਤ ਕਿਰਤਨ

ਇਸ ਅੰਕ ਵਿਚ

ਸੰਪਾਦਕ (ਆਨਨਦੀ)

ਡਾ. ਜਾਗੀਰ ਸਿੰਘ

ਐਮ.ਏ. (ਸੰਗੀਤ, ਪੰਜਾਬੀ, ਧਾਰਮਿਕ ਅਧਿਐਨ),  
ਪੀਐਚ.ਡੀ.

ਸਹਿਯੋਗੀ

ਸ. ਹਰਭਜਨ ਸਿੰਘ ਅਤੇ ਸ. ਨਵਤੇਜ ਸਿੰਘ

- ਲੇਖਾਂ ਵਿਚ ਪ੍ਰਗਟਾਏ ਵਿਚਾਰ ਲੇਖਕਾਂ ਦੇ ਨਿੱਜੀ ਹਨ। ਇਨ੍ਹਾਂ ਨਾਲ ਸੰਪਾਦਕ ਜਾਂ ਅੰਮ੍ਰਿਤ ਕੀਰਤਨ ਟ੍ਰਸਟ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ ਹੈ।
- ‘ਅੰਮ੍ਰਿਤ ਕੀਰਤਨ’ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ, ਚੰਡੀਗੜ੍ਹ ਦੇ ਪੱਤਰ ਨੰ: 4/8/90, ਮਿਤੀ 20/2/91 ਅੁਨਸਾਰ ਰਾਜ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਪ੍ਰਵਾਨਿਤ ਹੈ।

ਚੰਦੇ ਦਾ ਵੇਰਵਾ

- ਇਕ ਕਾਪੀ: 15 ਰੁਪਏ
- ਦੇਸ਼ ਸਾਲਾਨਾ ਚੰਦਾ: 150 ਰੁਪਏ
- ਜੀਵਨ ਮੈਂਬਰ ਚੰਦਾ: 1500 ਰੁਪਏ
- ਵਿਦੇਸ਼: ਸਾਲਾਨਾ ਚੰਦਾ INR 1500
- ‘ਅੰਮ੍ਰਿਤ ਕੀਰਤਨ’ ਲਈ ਡਰਾਫਟ, ਮਾਇਕ ਸਹਾਇਤਾ, ਚਿੱਠੀ-ਪੱਤਰ ਅਤੇ ਰਚਨਾਵਾਂ ਭੇਜਣ ਲਈ ਪਤਾ:-

ਅੰਮ੍ਰਿਤ ਕੀਰਤਨ ਟ੍ਰਸਟ (ਰਜਿ.)

422, ਸੈਕਟਰ 15-ਏ, ਚੰਡੀਗੜ੍ਹ-160015  
ਫੋਨ: 0172-2772660, 098140 53630  
e-mail: [drijagirsingh@gmail.com](mailto:drijagirsingh@gmail.com)

Website: <http://www.amritkirtan.com>



ਡਾ. ਜਾਗੀਰ ਸਿੰਘ, ਪ੍ਰਧਾਨ ‘ਅੰਮ੍ਰਿਤ ਕੀਰਤਨ ਟ੍ਰਸਟ’ ਨੇ ਸਿਰਜਣਾ ਪਿੰਟਰੱਜ ਅਤੇ ਸਟੇਸ਼ਨਰੱਜ, ਸ਼ੋਅਰੂਮ ਨੰ: 443, ਸੈਕਟਰ 70, ਮੁਹਾਲੀ (ਫੋਨ: 0172-2216283, 98150-72197) ਤੋਂ ਛਪਵਾ ਕੇ 422, ਸੈਕਟਰ 15-ਏ, ਚੰਡੀਗੜ੍ਹ ਤੋਂ ਪ੍ਰਕਾਸ਼ਿਤ ਕੀਤਾ।

ਸੰਪਾਦਕੀ: ਕਰਉ ਬੇਨੰਤੀਆ: ਕਾਲੇ ਲਿਖੁ ਨ ਲੇਖ - ਡਾ. ਜਾਗੀਰ ਸਿੰਘ	2
ਸਿੱਖ ਗ੍ਰਹਿਸਤ ਜੀਵਨ ਅਤੇ ਗੁਰਮਤਿ ਸੰਗੀਤ - ਡਾ. ਜਾਗੀਰ ਸਿੰਘ	3
ਗੁਰਮਤਿ ਸੰਗੀਤ ਵਿਚ ਰਾਗ ਵਡਹੰਸ - ਡਾ. ਗੁਰਨਾਮ ਸਿੰਘ	12
ਸੱਤ ਸੁਰਾਂ ਦਾ ਵਹਿੰਦਾ ਦਰਿਆ ਸੀ ਡਾ. ਦਰਸ਼ਨ ਸਿੰਘ ਨਰੂਲਾ - ਡਾ. ਰਿਸ਼ਾਪਾਲ ਸਿੰਘ	14
ਪੁਰਾਤਨ ਕੀਰਤਨ ਸ਼ੈਲੀ ਦੀ ਸੰਭਾਲ; ਸਮੇਂ ਦੀ ਮੁਖ ਲੋੜ - ਤੀਰਥ ਸਿੰਘ ਢਿੱਲੋਂ	16
ਸੁਰਲਿਪੀ - ਰਾਗ ਰੇਵਾ - ਸਰਦਾਰ ਗੁਰਬਖਸ਼ ਸਿੰਘ	19-20
ਰਾਗੀ ਭਾਈ ਹਰਜੀਤ ਸਿੰਘ ਡਿਪਟੀ - ਮੰਗਤ ਸਿੰਘ ਮਸਤਾਨਾ ਮਲੌਟ	ਟਾ-3
ਸੁਰਲਿਪੀ ਵਾਲੇ ਸ਼ਬਦ ਦੇ ਅਰਥ	ਟਾ-4

ਮਾਇਕ ਸਹਾਇਤਾ ਭੇਜਣ ਦੀ ਕਿਰਪਾ ਕਰੋ ਜੀ

ਚੈਕ ਜਾਂ ਡਰਾਫਟ “ਅੰਮ੍ਰਿਤ ਕੀਰਤਨ ਟ੍ਰਸਟ” ਦੇ ਨਾਮ ਹੀ ਭੇਜੋ ਜਾਣ ਜੀ। ਜਾਂ State Bank of India, Sector 22-B, Chandigarh Branch ਵਿਚ **AMRIT KIRTAN TRUST** ਦੇ A/C 65079603302, IFSC: SBIN0050240 ਵਿਚ ਸਿੱਧਾ ਜਮ੍ਹਾਂ ਕਰਾ ਕੇ ਸਾਨੂੰ ਨਾਮ ਅਤੇ ਐਂਡਰੈਸ ਜ਼ਰੂਰ ਸੂਚਿਤ ਕਰੋ ਜੀ ਤਾਂ ਜੋ ਅਸੀਂ ਰਸੀਦ ਕੱਟ ਸਕੀਏ।

**Donations to AMRIT KIRTAN TRUST** are eligible for relief u/s 80 G of Income-Tax Act, 1961 (43 of 1961) vide CIT/- I/ CHD/Tech./80-G/2008-939 dated 19-05-2008 valid up to 31/03/2012 and now valid in perpetuity.

Cheques should be sent in the name of **AMRIT KIRTAN TRUST** payable at Chandigarh. Donations also can be sent by money order at the address: **AMRIT KIRTAN TRUST** (Regd.), 422, Sector 15-A, Chandigarh-160015



## ਕਾਲੇ ਲਿਖੁ ਨ ਲੇਖ

ਚੀਫ਼ ਖਾਲਸਾ ਦੀਵਾਨ ਪਿਛਲੇ ਸਮੇਂ ਕੁਝ ਘਟਨਾਵਾਂ ਕਾਰਨ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਰਿਹਾ। ਪਰ ਸਾਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਇਸ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਰਹੇ ਪੁਰਾਣੇ ਮੈਗਜ਼ੀਨ ‘ਖਾਲਸਾ ਐਡਵੋਕੇਟ’ ਅਤੇ ‘ਨਿਰਗੁਣਿਆਰ’ ਹੁਣ ਇੱਕ ਨਵੀਂ ਦਿੱਖ ਨਾਲ ਪ੍ਰਕਾਸ਼ਿਤ ਹੋ ਰਹੇ ਹਨ। ਇਸ ਵੇਲੇ ਇਸ ਨੂੰ ਪ੍ਰਕਾਸ਼ਿਤ ਕਰਨ ਲਈ ਡਾ. ਸ.ਪ. ਸਿੰਘ ਮੁੱਖ ਸੰਪਾਦਕ ਅਤੇ ਡਾ. ਜਸਬੀਰ ਸਿੰਘ ਸਾਬਰ ਅਤੇ ਡਾ. ਹਰਚੰਦ ਸਿੰਘ ਬੇਦੀ ਸੰਪਾਦਕ ਵਜੋਂ ਕਾਰਜ ਕਰ ਰਹੇ ਹਨ। ਇਹਨਾਂ ਮੈਗਜ਼ੀਨਾਂ ਦੀ ਸਮੱਗਰੀ ਇਤਨੀ ਵਧੀਆ ਹੁੰਦੀ ਹੈ ਕਿ ਹੁਣ ਇਹਨਾਂ ਦੇ ਆਉਣ ਦੀ ਉਡੀਕ ਬਣੀ ਰਹਿੰਦੀ ਹੈ। ਇਸ ਵਿੱਚ ਭਾਈ ਵੀਰ ਸਿੰਘ ਜੀ ਦੀਆਂ ਕੁਝ ਚੋਣਵੀਆਂ ਰਚਨਾਵਾਂ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਹਨ। ਪਿਛਲੇ ਇਕ ਅੰਕ ਵਿੱਚ ਭਾਈ ਸਾਹਿਬ ਦੀ ਇਕ ਕਵਿਤਾ ਪ੍ਰਕਾਸ਼ਿਤ ਹੋਈ-

ਲਿੱਖਣ।

ਸਣ ਤੂੰ ਲਿਖਣ ਹਾਰਿਆ ਐਸਾ ਕੁਝ ਨਾ ਲਿੱਖ।  
ਜਿਸ ਨੂੰ ਪੜ੍ਹਨੇ ਤੇ ਜਗਤਿ ਵਧੇ ਪਾਪ ਅਰ ਦੁੱਖ।  
ਲਿੱਖਣ ਚਾਉ ਜਿ ਉਮਗਿਆ ਅਪਣੇ ਅੰਦਰ ਵੇਖ।  
ਹੈ ਓਥੇ ਸੰਦੇਸ਼, ਜੋ ਮੇਟੇ ਮਨ ਦੀ ਧੁੱਖ?  
ਜਿਸਨੂੰ ਪੜ੍ਹ ਕੇ ਪੜ੍ਹਨ ਹਾਰ ਪੜ੍ਹਨ ਪਹਿਲਿਓਂ ਹਾਲ,  
ਨਾਲੋਂ ਉੱਚਾ ਹੋ ਜਾਏ ਸੁਖ ਵਿਚ, ਭਾਵੋਂ ਦੁੱਖ।  
ਦ੍ਰਵ ਜਾਵੇ, ਚਹਿ ਅਕਲ ਵਿੱਚ ਕੁਛ ਕੁ ਸੁਖੀਆ ਹੋਇ,  
ਸੁਹਣੇ ਸਵਾਦੀ ਰੰਗ ਵਿੱਚ ਪਲਟ ਜਾਸੁ ਕੁਛ ਰੁੱਖ।  
ਨੀਵੀਆਂ ਰੁਚੀਆਂ ਜਗਤ ਵਿੱਚ ਨੀਵੇਂ ਕਰਮ ਸੁਭਾਉ  
ਅੱਗੇ ਫੈਲੇ ਹਨ ਬੜੇ ਕਾਹਿ ਵਧਾਵੇਂ ਲਿੱਖ।  
ਇਕ ਦਿਨ ਅੰਮ੍ਰਿਤ ਛੁਹਲਦੀ ਬੋਲ ਪਈ ਮੈਂ ਕਲਮ:  
“ਮੈਂ ਨਹੀਂ ਜਾਣੂ ਪਾਪ ਤੋਂ ਅਸਮਤ ਮੇਰੀ ਰੱਖ।  
“ਵਰਤਣ ਮੇਰੀ ਉਹ ਕਰੀਂ ਜਿਸ ਵਿਚ ਪਾਪ ਨ ਲੇਸ਼,  
“ਜਗਤ ਜਲੰਦੇ ਦੀ ਮਲੁਮ ਲਿਖਤ ਬਣੇ, ਸੋ ਲਿੱਖ।  
“ਦਿਲ ਦੁਨੀਆਂ ਦੇ ਭੁਜ ਰਹੇ ਹੋ ਰਹੇ ਹੈਨ ਕਬਾਬ,  
“ਅੰਮ੍ਰਿਤ ਛੱਟੇ ਲੇਖ ਲਿਖ ਕੁਛ ਦੁਖ ਘਟੇ ਮਨੁੱਖ।

ਇਸ ਕਵਿਤਾ ਵਿੱਚ ਭਾਈ ਸਾਹਿਬ ਲੇਖਕ ਨੂੰ ਐਸਾ ਸਾਹਿਤ ਲਿਖਣ ਲਈ ਕਹਿ ਰਹੇ ਹਨ ਜਿਹੜਾ ਲੋਕਾਂ ਨੂੰ ਸਕੂਨ ਦੇਵੇ। ਜਿਵੇਂ ਬਾਬਾ ਫਰੀਦ ਜੀ ਨੇ ਫਰਮਾਇਆ ਸੀ - ਫਰੀਦਾ ਜੇ ਤੂ ਅਕਲਿ ਲਤੀਫ਼ੁ ਕਾਲੇ ਲਿਖੁ ਨ ਲੇਖ। ਸਾਹਿਤਕਾਰਾਂ ਵਿੱਚ ਇਕ ਚਰਚਾ ਹਮੇਸ਼ਾ ਚਲਦੀ ਰਹੀ ਹੈ ਕਿ ਸਾਹਿਤ ਦਾ ਮਨੋਰਥ ਕੀ ਹੋਵੇ। ਇਸ ਬਾਰੇ ਕੁਝ ਦਾ ਕਹਿਣਾ ਹੈ ਕਿ ਸਾਹਿਤਕਾਰ ਸਮਾਜ ਵਿਚਲੀ ਗੰਦਗੀ ਨੂੰ ਇਸ ਢੰਗ ਨਾਲ ਬਿਆਨੇ ਕਿ ਲੋਕਾਂ ਦੇ ਮਨ ਵਿੱਚ ਇਸ ਬਾਰੇ ਨਫਰਤ ਪੈਦਾ ਹੋ ਜਾਏ। ਕੁਝ ਦਾ ਵਿਚਾਰ ਹੈ ਕਿ ਗੰਦਗੀ ਬਾਰੇ ਲਿਖਣ ਦੀ ਬਜਾਏ ਸਾਹਿਤਕਾਰ ਸਮਾਜ ਵਿਚਲੀਆਂ ਚੰਗਿਆਈਆਂ ਦਾ ਵਰਣਨ ਕਰੇ ਤਾਂ ਜੋ ਲੋਕਾਂ ਨੂੰ ਕੁਝ ਖੁਸ਼ੀ ਮਿਲੇ ਤੇ ਉਹ ਚੰਗਿਆਈ ਪੈਦਾ ਕਰਨ ਵੱਲ ਰੁਚਿਤ ਹੋਣ। ਭਾਵੋਂ ਦੋਵੇਂ ਮਨੋਰਥ ਸਾਰਬਕ ਹਨ। ਪਰ ਫਿਰ ਵੀ ਕੁਝ ਵਿਦਵਾਨਾਂ ਦਾ ਵਿਚਾਰ ਹੈ ਕਿ ਬੁਰਿਆਈ ਨੂੰ ਪੈਦਾ ਕਰਨ ਲਈ ਜਤਨ ਨਹੀਂ ਕਰਨਾ ਪੈਂਦਾ ਇਹ ਤਾਂ ਨਦੀਣ ਵਾਂਗ ਖੇਤ ਵਿੱਚ ਆਪੇ ਹੀ ਉਗ ਪੈਂਦੀ ਹੈ ਪਰ ਮਨ ਚਾਹੀ ਛਸਲ ਉਗਾਉਣ ਲਈ ਜਤਨ ਕਰਨੇ ਪੈਂਦੇ ਹਨ। ਸ਼ਾਇਦ ਇਸੇ ਲਈ ਭਾਈ ਸਾਹਿਬ ਇਸ ਕਵਿਤਾ ਵਿੱਚ ਲੇਖਕ ਨੂੰ ਐਸੇ ਲੇਖ ਲਿਖਣ ਲਈ ਕਹਿ ਰਹੇ ਹਨ ਜੋ ਜਗਤ ਜਲੰਦੇ ਲਈ ਮਲੁਮ ਬਣਨ, ਜੋ ਅੰਮ੍ਰਿਤ ਬਣ ਕੇ ਲੋਕਾਂ ਨੂੰ ਨਵਜੀਵਨ ਦੇਣ।

ਅਸੀਂ ਡਾ. ਸ.ਪ. ਸਿੰਘ, ਡਾ. ਜਸਬੀਰ ਸਿੰਘ ਸਾਬਰ, ਅਤੇ ਡਾ. ਹਰਚੰਦ ਸਿੰਘ ਬੇਦੀ ਦਾ ਧੰਨਵਾਦ ਕਰਦੇ ਹਾਂ ਜਿਹਨਾਂ ਦੇ ਹਵਾਲੇ ਨਾਲ ਅਸੀਂ ਵੀ ਇਹ ਕੁਝ ਲਿਖ ਸਕੇ।

---ਭੁੱਲ ਚੁੱਕ ਖਿਮਾ----

## ਸਿੱਖ ਗ੍ਰਹਿਸਤ ਜੀਵਨ ਅਤੇ ਗੁਰਮਤਿ ਸੰਗੀਤ

ਡਾਕਟਰ ਜਾਗੀਰ ਸਿੰਘ

ਸਿੱਖ ਧਰਮ ਇਕ ਸਮਾਜਕ ਧਰਮ ਹੈ। ਇਸ ਵਿੱਚ ਗ੍ਰਹਿਸਤ ਜੀਵਨ ਦੀ ਬਹੁੱਤ ਮਹੱਤਤਾ ਹੈ। ਅਸਲ ਵਿੱਚ ਗੁਰਬਾਣੀ ਅਨੁਸਾਰ ਤਾਂ ਧਰਮ ਦਾ ਅਰਥ ਗ੍ਰਹਿਸਤ ਵਿੱਚ ਹੀ ਸਪਸ਼ਟ ਹੁੰਦਾ ਹੈ। ਕਬੀਰ ਜੀ ਧਰਮ ਅਤੇ ਗ੍ਰਹਿਸਤ ਦਾ ਅੰਤਰ ਸੰਬੰਧ ਨਿਸਚਿਤ ਕਰਦੇ ਹੋਏ ਗੁਰਸਿੱਖ ਦੀ ਜੀਵਨ ਸ਼ੈਲੀ ਦਾ ਦਿਸ਼ਟੀਕੋਣ ਪੇਸ਼ ਕਰਦੇ ਹਨ-

ਕਬੀਰ ਜੋ ਗ੍ਰਹਿ ਕਰ ਤ ਧਰਮ ਕਰ ਨਹੀਂ ਤ ਕਰ ਬੈਰਾਗ॥

ਬੈਰਾਗੀ ਬੰਧਨ ਕਰੇ ਤਾ ਕੋ ਬਡੋ ਅਭਾਗ।

(ਸਲੋਕ ਭਗਤ ਕਬੀਰ ਜੀ, ਪੰਨਾ 1367)

ਭਾਈ ਗੁਰਦਾਸ ਜੀ ਨੇ ਵੀ ਇਸੇ ਪ੍ਰਸੰਗ ਵਿੱਚ ਸਪਸ਼ਟ ਕਹਿ ਦਿੱਤਾ ਹੈ ਕਿ ਜੀਵਨ ਜੀਉਣ ਦੀਆਂ ਜੁਗਤਾਂ ਵਿੱਚੋਂ ਗ੍ਰਹਿਸਤ ਜੀਵਨ ਪਰਧਾਨ ਹੈ-

ਗਯਾਨਨ ਮੇਂ ਗਯਾਨ ਅਰੁ ਧਯਾਨ ਮੇਂ ਧਯਾਨ ਗੁਰੂ,

ਸਕਲ ਧਰਮ ਮੇਂ ਗ੍ਰਹਿਸਤ ਪਰਧਾਨ ਹੈ॥

ਸਿੱਖ ਧਰਮ ਅਨੁਸਾਰ ਗ੍ਰਹਿਸਤ ਤੇ ਸੰਗੀਤ ਜ਼ਿੰਦਗੀ ਦੀ ਸਾਰਬਕਤਾ ਦੇ ਦੋ ਮਹੱਤਵਪੂਰਨ ਪਹਿਲੂ ਹਨ। ਗੁਰੂ ਸਾਹਿਬਾਨ ਨੇ ਸਿੱਖ ਗ੍ਰਹਿਸਤ ਵਿੱਚ ਗੁਰਮਤਿ ਸੰਗੀਤ ਨੂੰ ਇੱਜ ਓਤਪੋਤ ਕਰ ਦਿੱਤਾ ਹੈ ਕਿ ਸਿੱਖ ਇਸ ਤੋਂ ਵੱਖ ਹੋ ਗੀ ਨਹੀਂ ਸਕਦਾ।

ਗੁਰੂ ਸਾਹਿਬ ਨੇ ਲੋਕਾਂ ਦੀ ਮਾਨਸਿਕਤਾ ਅਨੁਸਾਰ ਬਾਣੀ ਦੇ ਕੌਮਲ ਅਤੇ ਸੁਹਜਮਈ ਹਥਿਆਰ ਦਾ ਪ੍ਰਯੋਗ ਕੀਤਾ ਅਤੇ ਲੋਕਾਂ ਦੀਆਂ ਮਾਨਸਿਕ ਬਿਰਤੀਆਂ ਨੂੰ ਬਦਲਣ ਦਾ ਜਤਨ ਅਰੰਭਿਆ। ਉਹਨਾਂ ਨੇ ਵੇਖਿਆ ਕਿ ਲੋਕਾਂ ਦੇ ਮਨ ਕੇਵਲ ਗਲਬਾਤੀ ਉਪਦੇਸ਼ ਦੇਣ ਨਾਲ ਨਹੀਂ ਬਦਲੇ ਜਾ ਸਕਦੇ। ਇਸ ਲਈ ਉਹਨਾਂ ਨੇ ਬਾਣੀ ਦੇ ਨਾਲ-ਨਾਲ ਸੰਗੀਤ ਕਲਾ ਨੂੰ ਵੀ ਸ਼ਾਮਲ ਕਰ ਲਿਆ। ਉਸ ਵੇਲੇ ਲੋਕਾਂ ਵਿੱਚ ਪ੍ਰਚਲਤ ਲੋਕ ਸਾਹਿਤ ਅਤੇ ਲੋਕ ਸੰਗੀਤ ਹੀ ਉਹਨਾਂ ਦੇ ਭਾਵਾਂ ਦਾ ਵਿਰੇਚਨ ਕਰਦਾ ਸੀ। ਗੁਰੂ ਸਾਹਿਬ ਨੇ ਉਹਨਾਂ ਦੀਆਂ ਇਹਨਾਂ ਰੁਚੀਆਂ ਦਾ ਪੂਰਾ ਪੂਰਾ ਲਾਭ ਲਿਆ ਅਤੇ ਉਹਨਾਂ ਅੰਦਰ ਸੁਲਗਦੀ ਲੋਕ ਸੰਗੀਤ ਅਤੇ ਲੋਕ ਕਾਵਿ ਦੀ ਚੰਗਿਆੜੀ ਨੂੰ ਆਪਣੀ ਬਾਣੀ ਦੇ ਕੀਰਤਨ ਨਾਲ ਮਘਾਇਆ ਤੇ ਇਸਦੇ ਚਾਨਣ

ਵਿੱਚ ਨਵੀਂ ਚੇਤਨਾ ਨੂੰ ਉਜਾਗਰ ਕੀਤਾ। ਉਹਨਾਂ ਨੇ ਆਪਣੀ ਬਾਣੀ ਲਈ ਜਿਥੇ ਲੋਕ ਬੋਲੀ ਅਤੇ ਲੋਕ ਕਾਵਿ ਰੂਪਾਂ ਦੀ ਵਰਤੋਂ ਕੀਤੀ ਹੈ ਉਥੇ ਲੋਕ ਸੰਗੀਤ ਨੂੰ ਵੀ ਉਸਦੇ ਅੰਗ-ਸੰਗ ਰੱਖਿਆ ਹੈ।

ਸੰਗੀਤ ਕਈ ਪੱਖਾਂ ਤੋਂ ਕਾਵਿ ਕਲਾ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਹੈ। ਕਾਵਿ ਦੀ ਮੁੱਖ ਸਮੱਗਰੀ ਭਾਸ਼ਾਗਤ ਸ਼ਬਦ ਹੁੰਦਾ ਹੈ। ਸ਼ਬਦ ਦੀ ਮਜ਼ਬੂਰੀ ਹੈ ਕਿ ਇਹ ਉਸ ਸਰੋਤੇ ਤੇ ਹੀ ਅਸਰ ਕਰਦਾ ਹੈ ਜਿਹੜਾ ਉਸ ਭਾਸ਼ਾ ਤੋਂ ਜਾਣੂੰ ਹੋਏ ਪਰ ਸੰਗੀਤ ਵਿੱਚ ਨਾਦ ਤੋਂ ਕੰਮ ਲਿਆ ਜਾਂਦਾ ਹੈ ਜਿਹੜਾ ਮਨੁੱਖਾਂ ਨੂੰ ਹੀ ਨਹੀਂ ਸਗੋਂ ਪਸੂ-ਪੰਫੀਆਂ ਨੂੰ ਵੀ ਕੀਲ ਲੈਂਦਾ ਹੈ। ਸੰਗੀਤ ਰਤਨਾਕਰ ਵਿੱਚ ਸੰਗੀਤ ਦੀ ਮਹਿਮਾ ਕਰਦਿਆਂ ਦੱਸਿਆ ਹੈ ਕਿ ਪਾਰਵਤੀ ਪਤੀ ਅਤੇ ਦੇਵਤਾ ਗੀਤ ਨਾਲ ਪ੍ਰਸੰਨ ਹੁੰਦੇ ਹਨ। ਅਨੰਤ ਗੋਪੀ-ਪਤੀ ਵੀ ਬੰਸਰੀ ਦੀ ਧੁਨ ਦੇ ਵਸ ਹੋ ਗਏ। ਬ੍ਰਹਮਾ ਸਾਮਗਰਾਨ ਕਰਦੇ ਹਨ। ਸੁਰਸਤੀ ਵੀਣਾ ਵਿੱਚ ਮਗਨ ਹੈ। ਯਕਸ, ਗੰਧਰਥ, ਦੇਵ ਦਾਨਵ ਆਦਿ ਦੀ ਤਾਂ ਗੱਲ ਹੀ ਕੀ ਹੈ, ਵਿਸ਼ੇ ਸਵਾਦਾਂ ਤੋਂ ਕੋਗ ਪੰਘੜੇ ਵਿੱਚ ਪਿਆ ਰੋਂਦਾ ਹੋਇਆ ਬਾਲ ਵੀ ਗੀਤ ਦਾ ਅੰਮ੍ਰਿਤ ਪੀ ਕੇ ਬੜੀ ਖੁਸ਼ੀ ਪ੍ਰਾਪਤ ਕਰਦਾ ਹੈ। ਹੈਰਾਨੀ ਤਾਂ ਇਹ ਹੈ ਕਿ ਜੰਗਲ ਵਿੱਚ ਘੁੰਮਣ ਵਾਲਾ ਮਿਰਗ ਪਸੂ ਹੁੰਦਿਆਂ ਵੀ ਸ਼ਿਕਾਰੀ ਦੇ ਸੰਗੀਤ ਵਿੱਚ ਕੀਲੇ ਜਾਣ ਨਾਲ ਆਪਣੀ ਜਾਨ ਗੁਆ ਬਹਿੰਦਾ ਹੈ।

ਪੁਰਾਤਨ ਲੋਕਾਂ ਦਾ ਵਿਸ਼ਵਾਸ ਸੀ ਕਿ ਸੰਗੀਤ ਕੇਵਲ ਖੁਸ਼ੀ ਹੀ ਪ੍ਰਦਾਨ ਨਹੀਂ ਕਰਦਾ ਸਗੋਂ ਇਸ ਵਿੱਚ ਦੈਵੀ ਸ਼ਕਤੀ ਹੈ ਜਿਸ ਕਰਕੇ ਇਹ ਫਸਲਾਂ ਦਾ ਵਾਧਾ ਅਤੇ ਬਰਖਾ ਲਿਆਉਣ ਦਾ ਕਾਰਜ ਵੀ ਕਰਦਾ ਹੈ। ਉਹਨਾਂ ਅਨੁਸਾਰ ਸੰਗੀਤ ਪ੍ਰਮਾਤਮਾ ਦੀ ਦਾਤ ਸੀ।

ਸੰਗੀਤ ਮਨੁੱਖ ਦੀਆਂ ਮਨ ਬਿਰਤੀਆਂ ਨੂੰ ਆਪਣੇ ਨਾਦ ਵੱਲ ਖਿੱਚ ਲੈਂਦਾ ਹੈ ਤੇ ਮਨੁੱਖੀ ਮਨ ਸੰਮੋਹਨ ਸ਼ਕਤੀ ਸਦਕਾ ਉਸ ਨਾਦ-ਪ੍ਰਵਾਹ ਦੇ ਨਾਲ ਨਾਲ ਤੁਰੀ ਜਾਂਦਾ ਹੈ ਇਸ ਤਰ੍ਹਾਂ ਮਨੁੱਖ ਆਪਣੇ ਅੰਦਰੂਨੀ ਅਨੰਦ ਵਿੱਚ ਮਗਨ ਹੋਇਆ ਗੋਚਰ ਸੰਸਾਰ ਤੋਂ ਅਤੀਤ ਮੰਡਲਾਂ ਵਿੱਚ ਵਿਚਰਦਾ ਹੈ। ਸੰਗੀਤ ਦੇ ਅਨੰਦ ਨੂੰ ਮਾਣਨ ਲਈ ਸਰੋਤੇ ਨੂੰ ਕੇਵਲ ਜੀਵਨ ਦੀਆਂ ਤ੍ਰਿਸ਼ਨਾਵਾਂ ਤੋਂ ਮੁਕਤ ਹੋ ਕੇ ਸੁਰ ਪ੍ਰਵਾਹ ਦੇ ਹਵਾਲੇ ਹੋ ਜਾਣ ਦੀ ਲੋੜ ਹੈ। ਸੰਗੀਤ ਅਸਲ ਵਿੱਚ ਮਨੁੱਖ ਦੇ ਹਿਰਦੇ ਦੀ ਭਾਸ਼ਾ ਹੈ ਅਤੇ ਮਨੁੱਖ ਦੇ ਮਨ ਨੂੰ ਪ੍ਰਸੰਨ ਕਰਨ ਲਈ ਸੰਗੀਤ ਨਾਲੋਂ ਵੱਧ ਕੇ ਹੋਰ ਕੋਈ ਸਾਧਨ ਨਹੀਂ ਹੈ। ਜਿਹੜੇ ਮਨੁੱਖ ਸੰਗੀਤ ਨਾਲ ਵੀ ਦ੍ਰਵਿਤ ਨਹੀਂ ਹੁੰਦੇ ਸ਼ਕਸਪੀਅਰ ਉਹਨਾਂ ਨੂੰ ਖਤਰਨਾਕ ਦਸਦਾ ਹੈ ਅਤੇ ਕਹਿੰਦਾ ਹੈ ਕਿ ਅਜੇਹੇ ਮਨੁੱਖਾਂ ਤੇ ਵਿਸ਼ਵਾਸ ਨਹੀਂ ਕੀਤਾ ਜਾਣਾ ਚਾਹੀਦਾ।

ਯਗਿਆਵਾਲਕ ਨੇ ਤਾਂ ਸੰਗੀਤ ਨੂੰ ਮੁਕਤੀ ਦਾਤਾ ਮੰਨਿਆ ਹੈ ਉਸ ਅਨੁਸਾਰ, “ਜਿਹੜਾ ਵੀਣਾ ਵਾਦਨ ਦੇ ਤੱਤ ਨੂੰ ਜਾਣਦਾ ਹੈ, ਜਿਹੜਾ ਸ਼ਰੂਤੀ ਅਤੇ ਜਾਤੀਆਂ ਦਾ ਗਿਆਨ ਰੱਖਦਾ ਹੈ, ਜਿਹੜਾ ਤਾਲ ਗਿਆਤਾ ਹੈ ਉਹ ਬਿਨਾਂ ਜਤਨ ਦੇ ਮੁਕਤੀ ਪ੍ਰਾਪਤ ਕਰ ਲੈਂਦਾ ਹੈ।” ਸੰਗੀਤ ਮਨ ਨੂੰ ਭਟਕਣ ਤੋਂ ਬਚਾਉਂਦਾ ਹੈ। ਜਿਸ ਤਰ੍ਹਾਂ ਮੂੰਹ ਵਿੱਚ ਸੱਤੂ ਹੋਣ ਤਾਂ ਹੱਸਣਾ ਅਸੰਭਵ ਹੈ ਓਸੇ ਤਰ੍ਹਾਂ ਗਾਉਣ ਵੇਲੇ ਮਨ ਦਾ ਭਟਕਣਾ ਅਸੰਭਵ ਹੈ। ਸੰਗੀਤ ਮਨੁੱਖਾਂ ਨੂੰ ਇੱਕ ਦੂਜੇ ਦੇ ਨੇੜੇ ਲਿਆਉਂਦਾ ਹੈ ਅਤੇ ਉਹਨਾਂ ਵਿੱਚ ਸਮੂਹਕ ਚੇਤਨਾ ਦਾ ਸੰਚਾਰ ਕਰਦਾ ਹੈ।

ਜਦੋਂ ਕਾਵਿ ਨਾਲ ਸੰਗੀਤ ਦਾ ਸੁਮੇਲ ਕੀਤਾ ਜਾਂਦਾ ਹੈ ਤਾਂ ਕਾਵਿ ਦਾ ਅਰਥ ਸਮਝਣ ਸਮਝਾਉਣ ਦੀ ਲੋੜ ਨਹੀਂ ਪੈਂਦੀ ਸਗੋਂ ਭਾਵ ਆਪਣੇ ਆਪ ਹਿਰਦੇ ਵਿੱਚ ਵਸ ਜਾਂਦਾ ਹੈ। ਪੰਡਤ ਓਅੰਕਾਰ ਨਾਥ ਠਾਕੁਰ ਲਿਖਦੇ ਹਨ, “ਸਾਰੇ ਜਾਣਦੇ ਹਨ ਕਿ ਸੰਗੀਤ ਵਿੱਚ ਸ਼ਬਦ ਦੇ ਅਰਥ ਦਾ ਬੋਧ ਹੋਏ ਬਿਨਾਂ ਹੀ ਭਾਵ ਜਾਂ ਰਸ ਦੀ ਪ੍ਰਤੀਤੀ ਹੋ ਜਾਂਦੀ ਹੈ।” ਕਵਿਤਾ ਉਪਰ ਸੰਗੀਤ ਦੇ ਪ੍ਰਭਾਵ ਦਾ ਸਮਰਥਨ ਸੰਗੀਤਕਾਰ ਹੀ ਨਹੀਂ ਸਗੋਂ

ਸਾਹਿਤਕਾਰ ਵੀ ਕਰਦੇ ਹਨ। ਡਾਕਟਰ ਹਰਿਭਜਨ ਸਿੰਘ ਲਿਖਦੇ ਹਨ, “ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸੰਗੀਤ ਕਾਵਿ ਰਚਨਾ ਦੇ ਪਰਭਾਵ ਨੂੰ ਤੀਖਣ ਕਰਦਾ ਹੈ।”

ਸੰਗੀਤ ਵਿੱਚ ਸੁਰ ਪ੍ਰਧਾਨ ਹੈ ਅਤੇ ਕਾਵਿ ਵਿੱਚ ਸ਼ਬਦ, ਪਰ ਸੇਸ਼ਨ ਕਾਵਿ ਵਿੱਚ ਗਾਇਨ ਦਾ ਵੀ ਘਟ ਉਪਯੋਗ ਨਹੀਂ। ਸੰਗੀਤ ਭਾਵੇਂ ਸੁਤੰਤਰ ਕਲਾ ਹੈ, ਪਰ ਕਵਿਤਾ ਵਿੱਚ ਉਹ ਸ਼ਬਦ ਨਾਲ ਮਿਲਕੇ ਹੀ ਸਾਰਥਕ ਹੁੰਦੀ ਹੈ। ਪ੍ਰਾਚੀਨ ਵਿਦਵਾਨਾਂ ਨੇ ਗੀਤ, ਨ੍ਹਿਤ ਅਤੇ ਵਾਦਨ ਨੂੰ ਸੰਗੀਤ ਵਿੱਚ ਹੀ ਸ਼ਾਮਲ ਕੀਤਾ ਹੈ ਕਿਉਂਕਿ ਤਿੰਨਾਂ ਦਾ ਮੂਲ ਅਧਾਰ ਗਤੀ ਹੈ। ਇਹੋ ਗਤੀ ਛੰਦ ਪਦਤੀ ਰਾਹੀਂ ਪ੍ਰਗਟ ਹੁੰਦੀ ਹੈ। ਸੰਗੀਤ ਕੇਵਲ ਕਵਿਤਾ ਨੂੰ ਹੀ ਪ੍ਰਭਾਵਸ਼ਾਲੀ ਨਹੀਂ ਬਣਾਉਂਦਾ ਸਗੋਂ ਆਮ ਗੱਲ-ਬਾਤ ਵਿੱਚ ਵੀ ਸੰਗੀਤਕ ਤੱਤਾਂ ਦੇ ਪ੍ਰਯੋਗ ਕਰਕੇ ਉਸਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਇਆ ਜਾਂਦਾ ਹੈ। ਲਲਿਤ ਕਿਸੋਰ ਸਿੰਘ ਲਿਖਦੇ ਹਨ, “ਅੱਜ ਵੀ ਇਹ ਵੇਖਿਆ ਜਾਂਦਾ ਹੈ ਕਿ ਜਦੋਂ ਕਿਸੇ ਵਿਚਾਰ ਨੂੰ ਭਾਵ ਭਰਪੂਰ ਕਰਨਾ ਹੁੰਦਾ ਹੈ ਤਾਂ ਵਕਤਾਂ ਇੱਕ ਸੁਰ ਦੀ ਥਾਂ ਕਈ ਸੁਰਾਂ ਦੀ ਅਰੋਹੀ-ਅਵਰੋਹੀ ਜਾਂ ਲੈਅ ਤੋਂ ਕੰਮ ਲੈਂਦਾ ਹੈ ਅਰਥਾਤ ਸਾਰਥਕ ਵਾਕਾਂ ਵਿੱਚ ਸੰਗੀਤ ਦਾ ਪੁੱਟ ਪਾਉਂਦਾ ਹੈ।” ਇਸ ਤਰ੍ਹਾਂ ਸੰਗੀਤ ਤੇ ਭਾਸ਼ਾ ਦੋਵੇਂ ਅੰਤਰ ਸੰਬੰਧਤ ਸਾਬਤ ਹੁੰਦੇ ਹਨ। ਇਸ ਬਾਰੇ ਭਗਵਤ ਸ਼ਰਨ ਉਪਾਧਿਆਇ ਦਾ ਇਹ ਕਥਨ ਵੀ ਵਰਣਨਯੋਗ ਹੈ, “ਸੰਗੀਤ ਅਤੇ ਸਾਹਿਤ ਵਿੱਚ ਗੁੜਾ ਸੰਬੰਧ ਹੈ। ਸਾਹਿਤ ਸੰਗੀਤ ਨੂੰ ਬੋਲੀ ਦਿੰਦਾ ਹੈ। ਸੰਗੀਤ ਉਸ ਨੂੰ ਆਪਣੀ ਲੈਅ ਤੇ ਤਰੰਗਤ ਕਰਕੇ ਉਸਨੂੰ ਅਸੀਮ ਕਰ ਦਿੰਦਾ ਹੈ।” ਇਸੇ ਲਈ ਡਾ. ਉਮਾ ਮਿਸ਼ਨ ਨੇ ਕਿਹਾ ਹੈ, “ਕਵਿਤਾ ਜਦੋਂ ਤਕ ਗਾਈ ਨਹੀਂ ਜਾਂਦੀ ਉਦੋਂ ਤਕ ਉਹ ਆਪਣਾ ਪੂਰਾ ਪ੍ਰਭਾਵ ਨਹੀਂ ਪਾ ਸਕਦੀ ਅਤੇ ਸੰਗੀਤ ਵੀ ਜਦੋਂ ਤਕ ਗੀਤ ਦਾ ਸੰਗ ਨਹੀਂ ਮਾਣਦਾ ਉਦੋਂ ਤਕ ਪੂਰੀ ਤਰ੍ਹਾਂ ਪ੍ਰਭਾਵ ਪੈਦਾ ਕਰਨ ਦੇ ਕਾਬਲ ਨਹੀਂ ਹੋ ਸਕਦਾ।”

ਜਿਸ ਸੰਗੀਤ ਕਲਾ ਵਿੱਚ ਇਤਨੀ ਸ਼ਕਤੀ ਹੈ ਕੁਦਰਤੀ ਸੀ ਕਿ ਗੁਰੂ ਨਾਨਕ ਦੇਵ ਜੀ ਇਸ ਦਾ ਉਪਯੋਗ ਕਰਦੇ। ਸੋ ਉਹਨਾਂ ਨੇ ਆਪਣੀ ਕਾਵਿ ਬਾਣੀ ਨੂੰ ਸੰਗੀਤ ਨਾਲ ਸੰਬੰਧਤ ਕਰਕੇ ਗਾਇਆ ਤੇ ਜੋ ਉਸਦਾ ਅਸਰ ਹੋਇਆ ਉਸ ਸੰਬੰਧੀ ਭਾਈ ਵੀਰ ਸਿੰਘ ਜੀ ਦਾ ਕਥਨ ਹੈ, “ਜਦੋਂ ਸੁਣਨ ਵਾਲਿਆਂ ਦੇ ਮਨ ਨਾ ਪੰਘਰੇ ਯਾ ਬਹੁਤ ਪਥਰਾਈ ਕਾਰਨ ਜ਼ੋਰ ਲਾਉਂਦਿਆਂ ਬੀ ਪੰਘਰਨੋਂ ਅੜ ਖਲੋਤੇ ਤਾਂ ਰੰਗ ਰਤੜੇ ਦਾਤਾ ਗੁਰੂ ਜੀ ਨੇ ਆਪਣੇ ਅੰਦਰ ਦੀਆਂ ਡੂੰਘਾਈਆਂ ਵਿੱਚ ਗੋਤਾ ਲਾਇਆ ਅਤੇ ਰਤਨਾਂ ਜਵਾਹਰਾਂ ਮੌਤੀਆਂ ਨਾਲ ਡੁਲ੍ਹ-ਡੁਲ੍ਹ ਪੈਂਦੇ ਅਗਸੀ ਸੁੰਦਰਤਾ ਨਾਲ ਚਮਕਦੇ ਤੇ ਸੂਰਜ ਵਰਗੇ ਤੇਜ਼ ਨਾਲ ਚਮਕਦੇ ਬਾਹਰ ਨਿਕਲੇ। ਤੇਜ਼ ਦਾ ਅਸਰ ਚੁਫੇਰੇ ਪਾਇਆ ਤੇ ਸੰਗੀਤਕ ਲਹਿਰ ਵਿੱਚ ਆ ਕੇ ਉਹਨਾਂ ਦੇ ਇਲਾਹੀ ਗਲੇ ਤੋਂ ਛਿੜ ਪਿਆ ਇਲਾਹੀ ਨਾਦ। ਉਸ ਤੇਜ਼ ਨਾਲ ਉਸ ਸੰਗੀਤ ਲਹਿਰਾਉਂਦੀ ਛੁਹ ਨਾਲ ਉਹ ਪੰਘਰੇ ਮਨ ਦ੍ਰਵ ਕੇ ਵਹਿ ਕੇ ਤੁਰੇ ਤੇ ਵਹਿ ਜਾ ਕੇ ਮਿਲੇ :

**ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੁਲਿ॥**

(ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 1374)

ਐਸੇ ਚਮਤਕਾਰੀ ਕੀਰਤਨ ਨੂੰ ਗੁਰੂ ਸਾਹਿਬ ਨੇ ਹਰ ਇੱਕ ਘਰ ਦੇ ਰੋਜ਼ਾਨਾ ਦੇ ਜੀਵਨ ਵਿੱਚ ਸ਼ਾਮਲ ਕਰ ਦਿੱਤਾ। ਇਸੇ ਲਈ ਭਾਈ ਗੁਰਦਾਸ ਜੀ ਨੇ ਉਚਾਰਿਆ—

**ਘਰਿ ਘਰਿ ਅੰਦਰਿ ਧਰਮਸਾਲ**

**ਹੋਵੈ ਕੀਰਤਨੁ ਸਦਾ ਵਿਸੋਆ। (ਵਾਰ 1, ਪਉੜੀ 26/6)**

ਗੁਰਮਤਿ ਵਿੱਚ ਗ੍ਰਹਿਸਤੀ ਦਾ ਗੁਰਦੁਆਰੇ ਜਾ ਕੇ ਸਤਸੰਗ ਕਰਨਾ ਜ਼ਰੂਰੀ ਦੱਸਿਆ ਹੈ। ਭਾਈ ਗੁਰਦਾਸ ਜੀ ਇਸੇ ਕਰਕੇ ਗੁਰਦਾਰੇ ਅਰਬਾਤ ਧਰਮਸਾਲ ਅਤੇ ਗੁਰਸਿੱਖ ਦੀ ਮਹਿਮਾ ਕਰਦੇ ਲਿਖਦੇ ਹਨ-

ਧਰਮਸਾਲ ਹੈ ਮਾਨਸਰੁ, ਹੰਸ ਗੁਰਸਿੱਖ ਵਾਹੁ।

ਰਤਨ ਪਦਾਰਥ ਗੁਰ ਸਬਦੁ ਕਰਿ ਕੀਰਤਨੁ ਖਾਹੁ। (ਵਾਰ 9, ਪਉੜੀ 14)

ਗ੍ਰਹਿਸਥੀ ਗੁਰਸਿੱਖ ਲਈ ਕੀਰਤਨ ਵੀ ਇੱਕ ਆਹਰ ਹੈ। ਜਿਵੇਂ ਭੋਜਨ ਪਦਾਰਥ ਸਰੀਰ ਲਈ ਖੁਰਾਕ ਹਨ ਇਸੇ ਤਰ੍ਹਾਂ ਕੀਰਤਨ ਵੀ ਰੂਹ ਲਈ ਅਮੁਲੀ ਖੁਰਾਕ ਹੈ। ਇਸੇ ਲਈ ਗੁਰੂ ਗ੍ਰੰਥ ਸਾਹਿਬ ਵਿੱਚ ਸਿੱਖ ਦੇ ਰੋਜ਼ਾਨਾ ਜੀਵਨ ਵਿੱਚ ਗੁਰਬਾਣੀ ਗਾਇਨ ਨੂੰ ਇੱਕ ਨਿਤਨੇਮ ਵਜੋਂ ਸ਼ਾਮਲ ਕੀਤਾ ਹੈ-

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ

ਸੁ ਭਲਕੇ ਉਠਿ ਹਰਿ ਨਾਮੁ ਧਿਆਵੈ॥

ਫਿਰ ਚੜੈ ਦਿਵਸੁ ਗੁਰਬਾਣੀ ਗਾਵੈ

ਬਹਦਿਆ ਉਠਦਿਆ ਹਰਿ ਨਾਮੁ ਧਿਆਵੈ॥

(ਗੁਰੂ ਗ੍ਰੰਥ ਸਾਹਿਬ, ਪੰਨਾ 305)

ਗੁਰਬਾਣੀ ਅਨੁਸਾਰ ਉਸ ਦੇ ਘਰ ਵਿੱਚ ਖੁਸ਼ੀ ਦਾ ਵਾਸ ਹੁੰਦਾ ਹੈ ਜਿਸ ਦੇ ਘਰ ਵਿੱਚ ਕੀਰਤਨ ਹੁੰਦਾ ਹੈ-

ਗਿਰਿ ਤਾ ਕੇ ਬਸੰਤੁ ਗਨੀ॥

ਜਾ ਕੇ ਕੀਰਤਨੁ ਹਰਿ ਧੁਨੀ॥

(ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 1180)

ਅਤੇ ਗੁਰੂ ਸਾਹਿਬ ਉਸ ਗ੍ਰਹਿਸਤੀ ਨੂੰ ਨਿਰਬਾਨ ਪਦ ਦਾ ਧਾਰਨੀ ਦਸਦੇ ਹਨ ਜਿਸ ਦੇ ਘਰ ਵਿੱਚ ਕੀਰਤਨ ਹੁੰਦਾ ਹੈ- ਅਨਦਿਨ ਕੀਰਤਨੁ ਕੇਵਲ ਬਖਾਨ॥

ਗ੍ਰਹਿਸਤ ਮਹਿ ਸੋਈ ਨਿਰਬਾਨ॥ (ਗਊੜੀ ਸੁਖਮਨੀ, ਮਹਲਾ 5, ਪੰਨਾ )

ਗੁਰਮਤਿ ਸਾਹਿਤ ਵਿੱਚ ਗੁਰੂ ਸਾਹਬਿਾਨ ਵੱਲੋਂ ਗ੍ਰਹਿਸਤ ਜੀਵਨ ਵਿੱਚ ਕੀਰਤਨ ਦੀ ਮਹੱਤਤਾ ਦਰਸਾਉਣ ਲਈ ਅਨੇਕਾਂ ਹਵਾਲੇ ਪ੍ਰਾਪਤ ਹੁੰਦੇ ਹਨ।

ਗੁਰੂ ਨਾਨਕ ਦੇਵ ਜੀ ਜਦੋਂ ਸੁਲਤਾਨ ਪੁਰ ਮੌਦੀਖਾਨੇ ਵਿੱਚ ਨੌਕਰੀ ਕਰਦੇ ਸਨ ਤਾਂ ਉਹ ਸਵੇਰ ਸ਼ਾਮ ਕੀਰਤਨ ਜ਼ਰੂਰ ਕਰਦੇ ਸਨ। ਵਲਾਇਤ ਵਾਲੀ ਜਨਮ ਸਾਖੀ ਅਨੁਸਾਰ- ਜੋ ਕਿਛੁ ਅਲੂਫਾ ਗੁਰੂ ਜੋਗ ਮਿਲੇ ਸੋ ਖਾਵੈ, ਹੋਰ ਪਰਮੇਸਰ ਦੇ ਅਰਥ ਦੇਵੇ ਅਤੇ ਨਿਤਾ ਪ੍ਰਤੀ ਰਾਤ ਕਉ ਕੀਰਤਨ ਹੋਵੈ।

ਮਿਹਰਬਾਨ ਵਾਲੀ ਜਨਮ ਸਾਖੀ ਵਿੱਚ ਵੀ ਰਾਤ ਦਿਨ ਕੀਰਤਨ ਕਰਨ ਦਾ ਜ਼ਿਕਰ ਹੋਇਆ ਹੈ-

ਆਪ ਬਾਬਾ ਨਾਨਕੁ ਜੀ ਰਾਤਿ ਕੈ ਸਮੇਂ ਕੀਰਤਨ ਕਰੈ- ਕਰਾਇ ਅਰੁ ਪਿਛਲੀ ਰਾਤਿ ਨਾਵਣਿ ਜਾਇ। ਨਾਇ ਕਰਿ ਆਇ ਉਪਰਿ ਸਿਮਰਨੁ ਕੀਰਤਨ ਕਰੈ।

ਕੀਰਤਨ ਗੁਰੂ ਨਾਨਕ ਦੇਵ ਜੀ ਦਾ ਨਿਤਨੇਮ ਅਤੇ ਜੀਵਨ ਦਾ ਅਟੁੱਟ ਅੰਗ ਸੀ। ਉਹ ਕੀਰਤਨ ਤੋਂ ਬਿਨਾਂ ਰੋਟੀ ਵੀ ਨਹੀਂ ਖਾਂਦੇ। ਜਨਮ ਸਾਖੀ ਵਿੱਚ ਇਕ ਰਾਤ ਦਾ ਜ਼ਿਕਰ ਕਰਦਿਆਂ ਬੜਾ ਵਧੀਆ ਲਿਖਿਆ ਹੈ-

ਤਥ ਰਸੋਈਏ ਕਹਿਆ ਜਿ, ਬਾਬਾ ਨਾਨਕ ਜੀ। ਰਸੋਈ ਬਡੀ ਬੇਰ ਕੀ ਹੋਈ ਪੜੀ ਹੈ, ਤੂ ਉਠਿ ਕਪੜੇ ਉਤਾਰਹੁ, ਪਰਸਾਦੁ ਲੇਹੁ। ਤਥ ਗੁਰੂ ਬਾਬੇ ਨਾਨਕ ਕਹਿਆ ਜੇ, ਸੁਆਮੀ ਜੀ ! ਪਰਸਾਦੁ ਤਉ ਜੇਮੀਐਗਾ, ਪਣ ਕੀਰਤਨ ਨਾਹੀ ਕੀਤਾ। ਕਹੈ ਜੀ, ਸਵੇਰੇ ਆਈ ਦਾ ਤਾਂ ਜੇਵਿ ਕਰਿ, ਸਵੇਰੇ ਐਤੁ ਵਖਤਿ ਕੀਰਤਨ ਕਰਿ ਸਵੀਦਾ, ਹਣ ਜੇਵਿ ਕਰਿ ਸੰਵਿ ਰਹੀਐ। ਤਬਿ ਗੁਰੂ ਬਾਬੇ ਨਾਨਕ ਜੀ ਕਹਿਆ ਜਿ, ਗੈਰ ਸਾਲ ਗਲ ਆਖੀਆ, ਸੰਵੀਐ ਕਿਉ ਕਰਿ? ਜੇਵਿ ਕਰਿ ਕੀਰਤਨ ਕਰੀਐ।

ਗੁਰੂ ਨਾਨਕ ਦੇਵ ਜੀ ਨੇ ਕੀਰਤਨ ਕਰਨ ਦੀ ਇਹ ਗੀਤ ਸਦਾ ਕਾਇਮ ਰੱਖੀ ਉਦਾਸੀਆਂ ਤੋਂ ਬਾਦ ਜਦੋਂ ਕਰਤਾਰ ਪੁਰ ਵਸਾਇਆ ਤਾਂ ਉਥੇ ਵੀ ਸਵੇਰ ਸ਼ਾਮ ਕੀਰਤਨ ਹੁੰਦਾ ਸੀ। ਗਿਆਨ ਰਤਨਾਵਲੀ ਵਿੱਚ ਲਿਖਿਆ ਹੈ-

ਕਰਤਾਰ ਪੁਰ ਵਿੱਚ ਅੰਮ੍ਰਿਤ ਵੇਲੇ ਸਵਾ ਪਹਿਰ ਦਿਨ ਚੜ੍ਹਦਿਆਂ ਤੀਕਰ ਬਾਣੀ ਦੀ ਚਰਚਾ ਹੁੰਵੇ, ਉਪਰੰਤ ਕੀਰਤਨ ਹੋਵੇ, ਫੇਰ ਆਰਤੀ ਪੜ੍ਹੀਏ, ਤੀਸਰੇ ਪਹਿਰ ਕੀਰਤਨ ਕਰੀਏ, ਸਧਿਆ ਨੂੰ ਰਹਿਰਾਸ ਪੜ੍ਹੀਏ, ਫੇਰ ਕੀਰਤਨ ਗਾਵੀਏ ਅਤੇ ਪਹਿਰ ਰਾਤ ਗਈ ਸੋਹਿਲਾ ਪੜ੍ਹੀਏ ਅਰ ਫੇਰ ਪਿਛਲੀ ਰਾਤ ਜਪੁ ਪੜ੍ਹੀਏ ਅਰ ਆਸਾ ਦੀ ਵਾਰ ਪੜ੍ਹੀਏ। (ਗੁਰਮਤ ਮਾਰਤੰਡ, ਪੰਨਾ 641)

ਗੁਰੂ ਸਾਹਿਬ ਦੇ ਦੋ ਗ੍ਰਹਿਸਤੀ ਸਿੱਖਾਂ ਨਾਲ ਕੀਰਤਨ ਸਬੰਧੀ ਕੀਤੀ ਚਰਚਾ ਮਿਲਦੀ ਹੈ- ਸਿੱਖਾਂ ਦੀ ਭਗਤਮਾਲਾ ਵਿੱਚ ‘ਮਾਲੋ ਅਤੇ ਮਾਂਗਾ’ ਦੋਂ ਸਿੱਖਾਂ ਦੀ ਸਾਖੀ ਵਿੱਚ ਬਾਕੀ ਕਰਮਾਂ ਦੇ ਮੁਕਾਬਲੇ ਤੇ ਕੀਰਤਨ ਫਲ ਦੀ ਮਹਿਮਾਂ ਨੂੰ ਬੜੇ ਸੁੰਦਰ ਦ੍ਰਿਸ਼ਟਾਂਤਾਂ ਨਾਲ ਵਾਰਤਾਲਾਪ ਰੂਪ ਵਿੱਚ ਇਉਂ ਦਰਸਾਇਆ ਗਿਆ ਹੈ:

‘ਤੁਸਾਂ ਬਚਨ ਕੀਤਾ ਹੈ ਜੇ ਕਰਮ ਸੁਗਮ ਹੈ ਕਥਾ ਕੀਰਤਨ, ਤੇ ਫਲੁ ਵਡਾ ਹੈ, ਏਹ ਅਸਾਡੇ ਸਮਝ ਵਿੱਚ ਕੈਸੇ ਆਵੇ? ਬਚਨ ਹੋਇਆ ਜੋ ਲਕੜਹਾਰੇ ਲੱਕੜੀਆਂ ਲਿਆਂਦੇ ਹੈਨਿ ਤੇ ਪਾਂਡੀ ਪੰਡਾਂ ਲਿਆਵਦੇ ਹੈਨ, ਸੋ ਮਜ਼ੂਰੀ ਵੱਡੀ ਕਰਦੇ ਹੈਨਿ ਤੇ ਨਫਾ ਬੋੜਾ ਹੁੰਦਾ ਹੈ ਤੇ ਜੋ ਲੂਣ ਅੰਨ ਦੀ ਹੱਟੀ ਕਰਦੇ ਹੈਨਿ, ਮਜ਼ੂਰੀ ਓਨ੍ਹਾਂ ਦੀ ਬੋੜੀ ਹੁੰਦੀ ਹੈ ਤੇ ਨਫਾ ਵਧੀਕ ਹੁੰਦਾ ਹੈ ਤੇ ਸਰਾਫ ਤੇ ਬਜਾਜ਼ ਓਨ੍ਹਾਂ ਥੀਂ ਭੀ ਮਜ਼ੂਰੀ ਘਟ ਕਰਦੇ ਹੈਨਿ, ਭੂਖਣਾ ਤੇ ਰੂਪਯਾਂ ਦਾ ਸੌਦਾ ਕਰਦੇ ਹੈਨ ਤੇ ਨਫਾ ਬਹੁਤ ਹੁੰਦਾ ਹੈ ਤੇ ਜਵਾਹਰੀ ਹੀਰੇ ਮੌਤੀ ਦਾ ਸੌਦਾ ਕਰਦੇ ਹੈਨਿ ਤੇ ਸੁਖ ਨਾਲਿ ਬੈਠੇ ਰਹਿੰਦੇ ਹਨ, ਪਰ ਨਫਾ ਬਹੁਤ ਉਨ੍ਹਾਂ ਨੂੰ ਹੁੰਦਾ ਹੈ। ਤੇ ਜੋ ਉਨ੍ਹਾਂ ਦੀ ਸੇਵਾ ਕਰਦਾ ਹੈ ਸੋ ਭੀ ਮੌਤੀ ਹੀਰੇ ਦੀ ਪਰਖ ਸਿਖਦਾ ਹੈ। ਤੈਸੇ ਹੋਰ ਜੋ ਤਪ ਹੈਨਿ, ਸੋ ਸਰੀਰ ਉਪਰ ਕਸ਼ਟ ਹੁੰਦਾ ਹੈ, ਤੇ ਗਿਆਨ ਦੀ ਪ੍ਰਾਪਤੀ ਨਹੀਂ ਹੁੰਦੀ ਕਥਾ ਕੀਰਤਨ ਦੇ ਪੜ੍ਹਨ ਸੁਣਨ ਕਰ ਪ੍ਰਿਯਮੈ ਤਾਂ ਉਪਾਸਨਾ ਦ੍ਰਿੜ ਹੁੰਦੀ ਹੈ, ਪਿਛੋਂ ਇਸ ਦੇ ਵਿਚੋਂ ਗਿਆਨ ਪ੍ਰਾਪਤ ਹੋ ਜਾਂਦਾ ਹੈ ਤਾਂ ਤੇ ਇਹ ਸਾਂਤਕੀ ਤਪ ਹੈ ਨਫਾ ਬਹੁਤ ਹੈ ਤਾਂ ਏਹੁ ਬਚਨੁ ਸੁਣਕੇ ਭਾਈ ਮਾਲੋ ਪੋਸੀ ਗੁਰੂ ਕੀ ਬਾਣੀ ਦੀ ਕਥਾ ਕਰੇ ਤੇ ਭਾਈ ਮਾਂਗਾ ਸਨਮੁੱਖ ਬੈਠ ਕੇ ਸਭ ਇੰਦ੍ਰੀਆਂ ਤੇ ਮਨ ਨੂੰ ਸੰਕੋਚ ਕੈ ਸੁਣੈ, ਤੇ ਦੋਨੋਂ ਮਿਲ ਕੇ ਫੇਰ ਕੀਰਤਨ ਕਰਨਿ, ਤਾਂ ਓਨ੍ਹਾਂ ਦੀ ਰਸਨਾ ਥੀਂ ਐਸਾ ਸਭ ਸਿੱਖਾਂ ਨੂੰ ਰਸ ਆਵੈ ਕਿ ਜੋ ਕੋਈ ਸੁਣੇ, ਸਭ ਪਾਪਾਂ ਦਾ ਤਿਆਗ ਕਰਨਿ।

ਸਿੱਖ ਸਮਾਜ ਦੀਆਂ ਲਗਭਗ ਸਾਰੀਆਂ ਰਸਮਾਂ ਰੀਤਾਂ ਵਿੱਚ ਕੀਰਤਨ ਦੀ ਮੁੱਖ ਭੂਮਿਕਾ ਹੁੰਦੀ ਹੈ। ਜਦੋਂ ਸਿੱਖ ਦੇ ਘਰ ਬੱਚਾ ਜਨਮ ਲੈਂਦਾ ਹੈ ਸਿੱਖ ਆਪਣੇ ਬੱਚੇ ਦੇ ਨਾਮਕਰਨ ਲਈ ਗੁਰੂ ਦੀ ਓਟ ਲੈਂਦਾ ਹੈ। ਆਮ ਤੌਰ ਤੇ ਘਰ ਵਿੱਚ ਖੁਸ਼ੀ ਮਨਾਈ ਜਾਂਦੀ ਹੈ ਤੇ ਸਮਾਗਮ ਕੀਤਾ ਜਾਂਦਾ ਹੈ। ਇਸ ਸਮਾਗਮ ਵਿੱਚ ਕੀਰਤਨ ਜ਼ਰੂਰ ਹੁੰਦਾ ਹੈ। ਕੀਰਤਨੀਏ ਕੀਰਤਨ ਕਰਦੇ ਹਨ। ਸਿਆਣੇ ਕੀਰਤਨੀਏ ਰਾਗ ਆਸਾ ਵਿੱਚ ਸ਼ਬਦ ਗਾਇਨ ਕਰਦੇ ਹਨ-

**ਸਤਿਗੁਰ ਸਾਚੈ ਦੀਆ ਭੇਜਿ।  
ਚਿਰੁ ਜੀਵਨੁ ਉਪਜਿਆ ਸੰਜੋਗਿ।**

(ਗੁਰੂ ਗ੍ਰੰਥ ਸਾਹਿਬ ਪੰਨਾ 396)

ਰਾਗ ਗੁਜਰੀ ਵਿੱਚ ਹੇਠ ਲਿਖਿਆ ਸ਼ਬਦ ਗਾਇਨ ਕੀਤਾ ਜਾਂਦਾ ਹੈ-

**ਪੂਤਾ ਮਾਤਾ ਕੀ ਆਸੀਸ॥**

**ਨਿਮਖ ਨ ਬਿਸਰਉ ਤੁਮ ਕੋ ਹਰਿ ਹਰਿ ਸਦਾ ਭਜਉ ਜਗਦੀਸ।**

(ਗੁਰੂ ਗ੍ਰੰਥ ਸਾਹਿਬ ਪੰਨਾ 496)

ਬੱਚਾ ਜਵਾਨ ਹੁੰਦਾ ਹੈ। ਉਸ ਦੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉਸ ਦੀ ਕੁੜਮਾਈ ਕੀਤੀ ਜਾਂਦੀ ਹੈ। ਸਮਾਗਮ ਹੁੰਦਾ ਹੈ ਕੀਰਤਨੀਏ ਹੋਰ ਸ਼ਬਦਾਂ ਦੇ ਨਾਲ ਨਾਲ ਇਹ ਸ਼ਬਦ ਵੀ ਗਾਇਨ ਕਰਦੇ ਹਨ-

**ਸਤੁ ਸੰਤੋਖੁ ਕਰਿ ਭਾਉ**

**ਕੁੜਮੁ ਕੁੜਮਾਈ ਆਇਆ ਬਲਰਾਮ ਜੀਉ।**

(ਗੁਰੂ ਗ੍ਰੰਥ ਸਾਹਿਬ ਪੰਨਾ 773)

ਵਿਆਹ ਦੀ ਰਸਮ ਤਾਂ ਗੁਰਮਤਿ ਸੰਗੀਤ ਤੋਂ ਬਿਨਾ ਸੋਚੀ ਵੀ ਨਹੀਂ ਜਾ ਸਕਦੀ। ਇਸ ਸਮੇਂ ਜਦੋਂ ਬਰਾਤ ਦਾ ਢੁਕਾਉ ਹੁੰਦਾ ਹੈ ਤਾਂ ਮਿਲਣੀ ਵੇਲੇ ਹੇਠ ਲਿਖਿਆ ਛੰਤ ਗਾਇਆ ਜਾਂਦਾ ਹੈ-

**ਹਮ ਘਰਿ ਸਾਜਨ ਆਏ। ਸਾਚੈ ਮੇਲਿ ਮਿਲਾਏ।**

(ਗੁਰੂ ਗ੍ਰੰਥ ਸਾਹਿਬ ਪੰਨਾ 764)

**ਪਲਾ ਫੜਾਉਣ ਵੇਲੇ।**

**ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਝਾਈ  
ਛੋੜਿਆ ਹਭ ਕਿਛੁ ਤਿਆਰੀ॥**

ਹਥੇ ਸਾਕ ਕੁੜਾਵੇ ਡਿਠੇ ਤਉ ਪਲੈ ਤੈਡੈ ਲਾਗੀ। (ਗੁਰੂ ਗ੍ਰੰਥ ਸਾਹਿਬ ਪੰਨਾ 763)

ਜਨਮ ਸਾਖੀ ਵਿੱਚ ਗੁਰੂ ਨਾਨਕ ਦੇਵ ਜੀ ਆਪਣੇ ਵਿਆਹ ਸਮੇਂ ਕਿਵੇਂ ਆਪ ਇਹਨਾਂ ਛੰਦਾਂ ਦਾ ਕੀਰਤਨ ਕਰਦੇ ਹਨ ਇਹ ਪ੍ਰਸੰਗ ਬੜੇ ਭਾਵ ਪੂਰਤ ਢੰਗ ਨਾਲ ਬਿਆਨ ਕੀਤਾ ਹੈ-

ਤਥ ਉਨਹੁ ਇਸਤ੍ਰੀਅਹ ਜਿ ਭਲੇ ਘਰਿ ਮਹਿ ਮਿਲਿ ਕਰਿ ਸੋਹਿਲੇ ਗਾਇ। ਤਥ ਗੁਰੂ ਬਾਬਾ ਨਾਨਕ ਉਹਨਾਂ ਕਾ ਰਾਗੁ ਸੁਨਿ ਕਰਿ ਖੁਸੀ ਭੈਆ ਜਿ, ਭਾਈ ਏ ਇਸਤ੍ਰੀਆਂ ਖੁਸੀ ਹੋਇ ਹੋਇ ਮਾਨੁਖ ਕੇ ਸੋਹਿਲੇ ਕਿਉ ਗਾਵਦੀਆਂ ਹੈਨਿ, ਮੈ ਆਪਨੇ ਲਾਲ ਕੇ ਸੋਹਿਲੇ ਕਿਉ ਨਾਹੀ ਗਾਵਤਾ, ਜਿਸ ਸਿਉ ਮੇਰੀ ਪ੍ਰੀਤ ਹੈ,

ਤਥ ਗੁਰੂ ਨਾਨਕੁ ਜੀ ਪ੍ਰੇਮ ਪਰਮੇਸਰ ਕੇ ਸਾਥਿ ਬਾਣੀ ਬਲਿ ਉਠਾ ਸੂਹੀ ਰਾਗ ਮਹਿ ਸਿਫਤੀ ਛੰਤ,  
ਜਿ -

**ਹਮ ਘਰ ਸਾਜਨ ਆਏ।**

**ਸਾਚੇ ਮੇਲ ਮਿਲਾਏ। (ਸੂਹੀ ਛੰਤ ਮਹਲਾ ੧, ਪੰਨਾ 764)**

-ਤਥ ਇਸਤ੍ਰੀਅਹੁ ਤਣੀ ਛੁਹਾਈ। ਆਪਣਾ ਅਚਾਰ ਕੀਆ। ਤਥ ਸੂਹੀ ਰਾਗ ਮਹਿ ਗੁਰੂ ਬਾਬਾ ਨਾਨਕੁ ਜੀ ਬਾਣੀ ਬੋਲਿ ਉਠਾ -

**ਆਵਹੁ ਸਜਣਾ ਹਉ ਦੇਖਾ ਦਰਸਨ ਤੇਰਾ ਰਾਮ॥ (ਸੂਹੀ ਛੰਤ ਮਹਲਾ ੧, ਪੰਨਾ 764)**

ਤਬ ਗੁਰੂ ਬਾਬੇ ਰਾਤਿ ਕੈ ਸਮਉ ਏਹੁ ਸਬਦੁ ਕੀਆ। ਅਰ ਇਸਨਾਨ ਕਰਿ ਕਰਿ ਪ੍ਰਾਤ ਸਮਉ ਜਨੇਤ ਮਹਿ ਆਇ ਬੈਠਾ। ਅਲਾਪ ਕਰਿ ਰਾਗੁ ਮੰਦਰੀ ਬਿਲਾਵਲੁ ਅਰੁ ਪੀਛੈ ਤੇ ਅਲਾਪਿ ਕਰਿ ਰਬਾਬੀ ਜਾਜਕ ਕੀਰਤਨੁ ਗਾਵਹਿ ਅਰ ਆਗ ਗੁਰੂ ਬਾਬਾ ਨਾਨਕ ਜੀ ਗਾਵੈ। ਪਰ ਜਿਨਹੁ ਗੁਰੂ ਬਾਬਾ ਨਾਨਕ ਜੀ ਗਾਵਤਾ ਸੁਣਿਆ ਤੇ ਸਦੇਹ ਪਰਮਗਤਿ ਗਏ। ਜਿਨੁ ਸੁਣਿਆ ਦੇਖਿਆ, ਜਿਨੁ ਗੁਰੂ ਬਾਬੇ ਕਾ ਸਬਦੁ ਬਿਰਾਨੇ ਮੁਖਿ ਤੇ ਸੁਣਿਆ ਤੇ ਭੀ ਮੁਕਤੇ ਭਏ।

ਰਾਗ ਸੂਹੀ ਵਿੱਚ ਦਰਜ ਲਾਵਾਂ ਦਾ ਗਾਇਨ ਅਤੇ ਉਪਰੰਤ ਰਾਮਕਲੀ ਰਾਗ ਵਿੱਚ ਦਰਜ ਆਨੰਦ ਸਾਹਿਬ ਦਾ ਕੀਰਤਨ ਹੁੰਦਾ ਹੈ। ਗੁਰੂ ਅਮਰ ਦਾਸ ਜੀ ਦੇ ਪੋਤਰੇ ਅਰਥਾਤ ਮੌਹਰੀ ਜੀ ਦੇ ਪੁੱਤਰ ਅਨੰਦ ਦੇ ਜਨਮ ਸਮੇਂ ਗੁਰੂ ਅਮਰਦਾਸ ਜੀ ਨੇ ਅਨੰਦ ਬਾਣੀ ਦੀ ਰਚਨਾ ਕੀਤੀ ਅਤੇ ਇਸ ਬਾਣੀ ਨੂੰ ਉੱਚੀ ਉੱਚੀ ਗਾਉਣ ਦੇ ਆਦੇਸ਼ ਦਿੱਤੇ। ਮਹਿਮਾ ਪ੍ਰਕਾਸ਼ ਵਿੱਚ ਇਸ ਪ੍ਰਸੰਗ ਨੂੰ ਵਿਸਥਾਰ ਸਹਿਤ ਲਿਖਿਆ ਹੈ। ਅਨੰਦ ਬਾਣੀ ਦੇ ਗਾਇਨ ਕਰਨ ਬਾਰੇ ਆਦੇਸ਼ ਇਸ ਪ੍ਰਕਾਰ ਹਨ -

ਦੇ ਮਾਤਾ ਕੋ ਬਲੂ ਆਇਆ।  
ਸਤਗੁਰ ਤਿਸ ਯਹ ਬਚਨ ਸੁਨਾਇਆ।  
ਯਹ ਅਨੰਦ ਬਾਨੀ ਮੈ ਕੀਆ।  
ਮੰਗਲ ਮੂਲ ਵਾਕ ਪ੍ਰਗਟੀਆ।  
ਤੁਮ ਕੋਠੇ ਪਰ ਚੜ ਗਾਵੈ ਤਾਹਿ।  
ਅਰੁ ਲੇ ਢੋਲਕ ਸੰਗ ਬਜਾਇ।  
ਜੇ ਕੋਈ ਅਬ ਯਹ ਧੁਨ ਸੁਨੇ।  
ਹੋਇ ਪਾਰੰਗਦ ਕਿਲਬਿਖ ਹਨੇ।  
ਦੋਹਰਾ- ਸਭ ਕਾਰਜ ਯਾ ਤੇ ਸਿਧ ਹੋਇ ਜੋ ਪੜੇ ਕਰ ਪ੍ਰੇਮ ਪ੍ਰਤੀਤ।  
ਮੰਗਲ-ਮੂਲ ਬਾਨੀ ਬਨੀ ਸੁਖ-ਦਾਇਕ ਭਗਤ ਬਿਨੀਤ।  
ਚੋਪਈ- ਬਲੂ ਚੜ ਕੋਠੇ ਪਰ ਗਾਇਆ।  
ਢੋਲਕ ਬਜਾਇ ਸੰਗ ਸਬਦ ਸੁਹਾਇਆ।  
ਤਿਸ ਸਮੇਂ ਸੁਨਾ ਜਿਨ ਆਨੰਦ ਬਾਣੀ।  
ਪਾਇ ਭਗਤਿ ਤਿਨ ਪਦ ਨਿਰਬਾਣੀ॥

ਇਸੇ ਦੇ ਨਾਲ ਨਾਲ ਵਿਆਹ ਹੋਆ ਮੇਰੇ ਬਾਬੁਲਾ ਗੁਰਮਖੇ ਹਰਿ ਪਾਇਆ। ਅਤੇ ਪੂਰੀ ਆਸਾ ਜੀ ਮਨਸਾ ਮੇਰੇ ਰਾਮ। ਸ਼ਬਦਾਂ ਦਾ ਗਾਇਨ ਹੁੰਦਾ ਹੈ।

ਜਦੋਂ ਪ੍ਰਾਣੀ ਅਕਾਲ ਚਲਾਣਾ ਕਰਦਾ ਹੈ, ਵੈਰਾਗਮਈ ਸ਼ਬਦਾਂ ਦਾ ਗਾਇਨ ਕੀਤਾ ਜਾਂਦਾ ਹੈ।

ਰਾਮਕਲੀ ਸਦ ਵਿੱਚ ਗੁਰੂ ਅਮਰ ਦਾਸ ਜੀ ਦਾ ਬਚਨ ਹੈ-

ਅੰਤੇ ਸਤਿਗੁਰੁ ਬੋਲਿਆ

ਮੈ ਪਿਛੇ ਕੀਰਤਨੁ ਕਰਿਆਹੁ ਨਿਰਬਾਣੁ ਜੀਓ॥ (ਗੁਰੂ ਗ੍ਰੰਥ ਸਾਹਿਬ ਪੰਨਾ 923)

ਭਾਈ ਕਾਹਨ ਸਿੰਘ ਨਾਭਾ ਅਕਾਲ ਚਲਾਣੇ ਦੀ ਮਰਯਾਦਾ ਬਿਆਨ ਕਰਦਿਆਂ ਲਿਖਦੇ ਹਨ-

ਮਿਤ ਸ਼ਰੀਰ ਨੂੰ ਸਨਾਨ ਕਰਾ ਕੇ ਨਿਰਮਲ ਵਸਤ੍ਰਾਂ ਨਾਲ ਢੱਕ ਕੇ ਤਖਤੇ, ਸੰਦੂਕ ਆਦਿ ਵਿੱਚ ਰੱਖ ਕੇ ਕੰਧਿਆਂ ਜਾਂ ਗੱਡੀ ਆਦਿ ਤੇ ਸੰਸਕਾਰ ਦੇ ਥਾਂ ਲੈ ਜਾਇਆ ਜਾਵੇ ਰਾਗੀ ਅਥਵਾ ਪ੍ਰੇਮੀ ਸਿੱਖ ਮਿਲ ਕੇ ਵੈਰਾਗਮਈ ਸ਼ਬਦਾਂ ਦਾ ਕੀਰਤਨ ਕਰਨ----। (ਗੁਰਮਤ ਮਾਰਤੰਡ ਪੰਨਾ 467)

ਰਹਿਤਨਾਮਾ ਭਾਈ ਚੌਪਾ ਸਿੱਘ ਵਿੱਚ ਲਿਖਿਆ ਹੈ ਪ੍ਰਾਣੀ ਕਾ ਸ਼ਰੀਰ ਅੰਤ ਹੋਵੇ ਤਾਂ ਕੀਰਤਨ ਕਰਾਵੇ---। (ਗੁਰਮਤ ਮਾਰਤੰਡ ਪੰਨਾ 478)

ਗੁਰ ਬਿਲਾਸ ਪਾਤਸ਼ਾਹੀ 10 ਦੇ ਅਧਿਆਇ 29 ਵਿੱਚ ਗੁਰੂ ਸਾਹਿਬ ਦੇ ਮਖ ਤੋਂ ਉਚਾਰਨ ਕਰਵਾਇਆ ਗਿਆ ਹੈ-

ਸਵਾਂਗ ਸਵਾਗੀ ਕਾ ਪ੍ਰਭ ਧਾਰਯੋ।

ਸਭ ਖਾਲਿਸ ਕੋ ਵਚਨ ਉਚਾਰਯੋ।

ਜਯੋ ਥਾ ਹੁਕਮ ਤਿਵੇਂ ਸਾ ਹੋਨਾ।

ਹਮ ਕੋ ਸ਼ਾਦੀ ਕਿਸੂ ਨ ਰੋਨਾ।

ਜੋ ਹਮ ਕੋ ਰੋਵੈਗਾ ਕੋਈ।

ਈਤ ਉਤ ਕੋ ਦੁਖ ਹੋਈ।

ਕੀਰਤਨ ਕਥਾ ਸੁ ਗਾਵਹੁ ਬਾਨੀ।

ਇਹੋ ਮੋਹ ਸਿਖਯਾ ਸੁਨ ਕਾਨੀ। (ਗੁਰਮਤ ਮਾਰਤੰਡ ਪੰਨਾ 479)

ਗੁਰ ਪ੍ਰਤਾਪ ਸੂਰਜ ਰੁਤ 3, ਅਧਿਆਇ 40 ਵਿੱਚ ਲਿਖਿਆ ਹੈ-

ਮਰੇ ਸਿੱਖ ਤੇ ਕਰੇ ਕੜਾਹ।

ਤਿਸੁ ਕੁਟੰਬ ਰੁਦਨੈ ਬਹੁ ਨਾਹ।

ਤਜੈ ਸ਼ੋਕ ਸਭ ਅਨਦ ਬਢਾਇ।

ਨਹਿੰ ਪੀਟਹਿੰ ਤ੍ਰਿਜ ਤਿਲ ਸਮੁਦਾਇ।

ਪਛੈਂ ਸ਼ਬਦ ਕੀਰਤਨ ਕੋ ਕਰੈ।

ਸੁਨੈਂ ਬੈਠ ਵੈਰਾਗ ਸੁ ਧਰੈਂ। (ਗੁਰਮਤ ਮਾਰਤੰਡ ਪੰਨਾ 479)

ਗੁਰੂ ਕਾਲ ਵਿੱਚ ਵੀ ਅਕਾਲ ਚਲਾਣੇ ਸਮੇਂ ਕੀਰਤਨ ਕਰਨ ਦੇ ਹਵਾਲੇ ਪ੍ਰਾਪਤ ਹੁੰਦੇ ਹਨ-

ਗੁਰੂ ਸਾਹਿਬਾਨ ਦੇ ਜੋਤੀ ਜੋਤਿ ਸਮਾਉਣ ਸਮੇਂ ਕੀਰਤਨ ਕਰਨ ਦਾ ਉਲੇਖ ਅਨੇਕ ਥਾਂਈ ਆਇਆ ਹੈ।

ਜਦੋਂ ਗੁਰੂ ਅੰਗਦ ਦੇਵ ਜੀ ਜੋਤੀ ਜੋਤਿ ਸਮਾਉਣ ਲੱਗੇ ਤਾਂ ਉਹਨਾਂ ਨੇ ਹੋਰ ਰਸਮਾਂ ਕਰਨ ਦੀ ਥਾਂ ਭਜਨ ਕੀਰਤਨ ਕਰਨ ਦੇ ਆਦੇਸ਼ ਦਿੱਤੇ-

ਮਹੇ ਕਾਜ ਕਛੂ ਨਹੀ ਕਰਨਾ।

ਨਹੀ ਕਰਨਾ ਕੋਊ ਜਗ ਆਚਰਨਾ।

ਦੇਹ ਸਿਸਕਾਰ ਅਗਨ ਮੋ ਕਰਨਾ।

ਕੀਰਤਨ ਭਜਨ ਤੋਖ ਚਿਤ ਧਰਨਾ।

ਅਖੰਡ ਕੀਰਤਨ ਸਭ ਮਿਲ ਕੀਓ।

ਜੈ ਜੈ ਕਾਰ ਜਗਤ ਮੈਂ ਭਇਓ।

ਜਦੋਂ ਗੁਰੂ ਰਾਮ ਦਾਸ ਜੀ ਜੋਤੀ ਜੋਤਿ ਸਮਾਏ ਤਾਂ ਉਥੇ ਕੀਰਤਨ ਹੋਇਆ:

ਅੜਿਲ- ਨਿਸ਼ਾ ਨਾਸ ਰਵਿ ਆਯੋ ਹਰਖ ਬਚਾਇਕੈ।

ਕੀਰਤਨ ਭਯੋ ਅਪਾਰ ਦੇਵ ਕਰ ਆਇਕੈ।---

ਦੋਹਰਾ- ਵਡਹੰਸ ਵਾਰ ਪ੍ਰਥਮੇ ਪੜ੍ਹੋ ਪੁਨ ਮਾਰੂ ਪੜ੍ਹ ਵਾਰ॥

ਰਾਗ ਰਬਾਬੀ ਅਧਕ ਰਹਿੰ ਕਰੈ ਸਰੁ ਬਿਸਤਾਰ॥

ਭਾਈ ਬੁੱਢਾ ਲਾਇ ਦੀਵਾਨ।

ਸੁਨਤ ਸ਼ਬਦ ਮਾਰੂ ਧਰ ਧਿਆਨ॥

ਦੋਹਿਰਾ- ਸਾਹਿਬ ਬੁੱਢੇ ਸੌਂ ਕਹਾ ਅਲਾਹਿਣੀ ਪੜ੍ਹੋ ਸੁਹਾਇ।

ਰਬਾਬੀ ਰਾਗ ਮਿਲਾਇਕੈ ਪੜ੍ਹੀ ਅਧਿਕ ਚਿਤ ਲਾਇ।

ਦੀਵਾਨ ਮਧ ਬੈਠੇ ਗੁਰ ਆਇ।

ਰਬਾਬੀ ਭੋਗ ਸ਼ਬਦ ਕਾ ਪਾਇ।

ਰਬਾਬੀ ਕੌਂ ਧਨ ਦੀਨ ਅਪਾਰਾ।

ਕੀਰਤਨ ਸੋਹਿਲਾ ਬਹੁਰ ਉਚਾਰਾ।

ਸੁਨ ਪੈੜਾਂ ਕੀਰਤਨ ਬਹੁ ਹੋਵੈ।

ਭਾਂਤ ਭਾਂਤ ਚੌਕੀ ਦੁਖ ਖੋਵੈ।

ਬਾਬਾ ਬੁੱਢਾ ਜੀ ਦੇ ਦੇਹਾਂਤ ਤੋਂ ਬਾਦ ਜੋ ਰਸਮਾਂ ਹੋਈਆਂ ਉਹਨਾਂ ਵਿੱਚ ਕੀਰਤਨ ਪ੍ਰਮੁਖ ਸੀ-

ਹਰਿਗੁਬਿੰਦ ਗੁਰੂ ਤਬ ਇਹ ਕੀਨੋ।

ਰਾਗੀ ਬੋਲ ਨਿਕਟ ਤਬ ਲੀਨੋ।

ਸ੍ਰੀ ਮੁਖ ਕਹਾ ਸਬਦ ਤੁਮ ਗਾਵੈ।

ਪ੍ਰਿਥਮ ਵਾਰ ਆਸਾ ਕੀ ਲਾਵੈ।

ਗਾਵਤ ਮਾਰੂ ਸਬਦ ਅਪਾਰਾ। -----

ਰਾਗੀ ਭੋਗ ਸਬਦ ਕਾ ਪਾਯੋ।

ਸ੍ਰੀ ਗੁਰੂ ਤਿਨ ਕੌਂ ਐਸ ਅਲਾਯੋ।

ਦੋਹਿਰਾ- ਮਾਰੂ ਡਖਣੇ ਵਾਰ ਕੌਂ ਅਬ ਗਾਵੇ ਸੁਰ ਉਚ॥

ਸਿੱਖ ਸੰਗਤਿ ਆਈ ਘਨੀ ਭਈ ਭੀਰ ਅਤਿ ਮੂਚ।

ਉਪਰੋਕਤ ਚਰਚਾ ਤੋਂ ਸਪਸ਼ਟ ਹੈ ਕਿ ਗੁਰਮਤਿ ਸੰਗੀਤ ਸਿੱਖ ਗ੍ਰਹਿਸਤ ਜੀਵਨ ਦਾ ਇੱਕ ਅਟੂਟ ਅੰਗ  
ਹੈ।

## ਗੁਰਮਤਿ ਸੰਗੀਤ ਵਿਚ ਰਾਗ ਵਡਹੰਸ

\*ਡਾ. ਗੁਰਨਾਮ ਸਿੰਘ

ਗੁਰਮਤਿ ਸੰਗੀਤ ਦੇ ਆਧਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਰਾਗ ਵਡਹੰਸ ਬਾਰੇ ਗੁਰੂ ਅਮਰਦਾਸ ਜੀ ਦਾ ਫੁਰਮਾਨ ਹੈ:

ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ॥  
ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ॥

ਇਸ ਰਾਗ ਦਾ ਅੱਠਵਾਂ ਸਥਾਨ ਹੈ। ਗੁਰਮਤਿ ਸੰਗੀਤ ਮੁਲ ਤੌਰ 'ਤੇ ਸ਼ਾਸਤਰੀ ਸੰਗੀਤ ਤੇ ਲੋਕ ਸੰਗੀਤ ਦਾ ਸੁਮੇਲ ਹੈ ਜਿਸ ਵਿਚ ਪਰਸ਼ੀਅਨ ਮਿਊਜ਼ਿਕ ਤੇ ਦੋਵੇਂ ਭਾਰਤੀ ਸੰਗੀਤ ਪੱਧਤੀਆਂ ਤੋਂ ਇਲਾਵਾ ਭਾਰਤੀ ਕੀਰਤਨ ਪਰੰਪਰਾਵਾਂ ਦੇ ਦੀਦਾਰ ਵੀ ਹੁੰਦੇ ਹਨ ਪਰ ਸਾਰੀਆਂ ਪਿਠਵਰਤੀ ਤੇ ਸਹਿ ਸੰਗੀਤਕ ਪਰੰਪਰਾਵਾਂ ਨੂੰ ਗੁਰਮਤਿ ਸੰਗੀਤ ਵਿਧਾਨ ਦਾ ਅਨੁਸਾਰੀ ਬਣਾਕੇ ਹੀ ਕਾਰਜਸ਼ੀਲ ਕੀਤਾ ਗਿਆ। ਇਥੇ ਕੋਈ ਵੀ ਸੰਗੀਤਕ ਪਰੰਪਰਾ ਆਪਣੀ ਮੂਲ ਧਾਰਾ ਅਨੁਸਾਰ ਵਖਰੀ ਨਹੀਂ ਵਹਿੰਦੀ ਸਗੋਂ ਉਹ ਸ਼ਬਦ ਕੀਰਤਨ ਦੇ ਅੰਗ ਤੇ ਰੰਗ ਰੰਗੀਜ਼ ਕੇ ਪ੍ਰਕਾਸ਼ਮਾਨ ਹੁੰਦੀ ਹੈ।

ਗੁਰੂ ਸਾਹਿਬਾਨ ਨੇ ਪੰਜਾਬ ਦੀ ਲੋਕ ਸੰਗੀਤ ਪਰੰਪਰਾ ਦੇ ਦੇਸੀ ਰਾਗਾਂ ਦਾ ਭਰਪੂਰ ਪ੍ਰਯੋਗ ਕੀਤਾ ਹੈ। ਰਾਗਾਂ ਦੇ ਸਿਰਲੇਖ ਕੇਵਲ ਉਲੇਖ ਮਾਤਰ ਨਹੀਂ ਨਾ ਹੀ ਇਹ ਕੇਵਲ ਕਿਸੇ ਪਰੰਪਰਾਗਤ ਰੀਤ ਦਾ ਅਨੁਸਾਰਣ ਹੈ ਸਗੋਂ ਮੱਧਕਾਲੀਨ ਭਾਰਤੀ ਪਰੰਪਰਾ ਦੇ ਸੰਤਾਂ ਭਗਤਾਂ ਤੇ ਵਿਸ਼ੇਸ਼ ਕਰ ਗੁਰੂ ਸਾਹਿਬਾਨ ਨੇ ਆਪਣੀ ਬਾਣੀ ਲਈ ਰਾਗਾਂ ਦੀ ਚੋਣ ਉਨ੍ਹਾਂ ਦੀ ਪ੍ਰਕ੍ਰਿਤੀ ਅਨੁਸਾਰ ਕੀਤੀ। ਅਕਸਰ ਅਜੋਕੇ ਰਾਗ ਦੀ ਪਛਾਣ ਵਿਹੂਣੇ ਵਿਅਕਤੀ ਸੁਆਲ ਕਰਿਆ ਕਰਦੇ ਹਨ ਕਿ ਕੀ ਇਹ ਸਾਰੇ ਸੰਤ ਭਗਤਾਂ ਗੁਰੂਆਂ ਕੋਲ ਰਾਗ ਦੀ ਕੀ ਜਾਣਕਾਰੀ ਸੀ। ਉਨ੍ਹਾਂ ਨੇ ਇਹ ਰਾਗ ਕਿਥੋਂ ਅਤੇ ਕਦੋਂ ਸਿਖਿਆ। ਸੁਆਲ ਹੈ ਭਾਰਤੀ ਪਰੰਪਰਾ 'ਚੋਂ ਕਿਉਂ ਉਸ ਸਮੇਂ ਸੰਗੀਤ ਨੂੰ ਰਾਗ ਦੁਆਰਾ ਪਛਾਣਨ ਦੀ ਵਿਧੀ ਸੀ। ਹੁਣ ਅਸੀਂ ਵੀ ਸਮਕਾਲੀ ਸੰਗੀਤ ਦੀ ਪਛਾਣ ਆਪਣੇ ਅਨੁਭਵ ਤੇ ਪਰੰਪਰਾ 'ਚੋਂ ਹੀ ਕਰਦੇ ਹਾਂ। ਜਿਵੇਂ ਸੰਤਾਂ ਭਗਤਾਂ ਨੂੰ ਬਾਣੀ ਦੀ ਇਲਾਹੀ ਆਮਦ ਹੋਈ ਤਿਵੇਂ ਹੀ ਉਨ੍ਹਾਂ ਇਸ ਦੇ ਸੁਰਾਤਮਕ ਰੂਹਾਨੀ ਰੰਗ ਦੇ ਰੂਪ ਵਿਚ ਰਾਗ ਵੀ ਚੁਣੇ।

ਮਰਦਾਨੇ ਰਬਾਬ ਵਜਾਇਆ॥  
ਰਾਗ ਵਡਹੰਸ ਵਿਚ ਬਾਬੇ ਸਬਦਿ ਉਠਾਇਆ॥  
ਰਾਗ ਵਡਹੰਸੁ॥ ਅਮਲੀ ਅਮਲੁ ਨ ਅੰਮੜੇ ਮਛਲੀ ਨੀਰ ਨ ਹੋਇ॥

ਇਸ ਤਰ੍ਹਾਂ ਦੇ ਅਨੇਕ ਹਵਾਲੇ ਸ਼ਬਦ ਤੇ ਰਾਗ ਦੇ ਗਹਿਰੇ ਤੇ ਅਨਿਖੜ ਸਬੰਧ ਨੂੰ ਪ੍ਰਗਟਾਉਂਦੇ ਤੇ ਦਿੜਾਉਂਦੇ ਹਨ। ਰਾਗਾਂ ਦੀ ਸਮਝ ਜਾਂ ਇਨ੍ਹਾਂ ਬਾਰੇ ਅਗਿਆਨਤਾ ਸਾਡੀ ਸਮੱਸਿਆ ਹੋ ਸਕਦੀ ਹੈ ਸਾਡੀ ਵਿਰਾਸਤੀ ਪਰੰਪਰਾ ਦੀ ਨਹੀਂ।

ਗੁਰੂ ਸਾਹਿਬ ਨੇ ਤਾਂ ਕੇਵਲ ਰਾਗ ਸਿਰਲੇਖ ਹੀ ਨਹੀਂ ਦਿਤੇ ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਰਾਗਾਤਮਕ ਸੰਕਲਨ ਕਰਕੇ ਇਕ ਨਿਸ਼ਚਿਤ ਸੰਗੀਤ ਵਿਧਾਨ ਦਿਤਾ ਜਿਸ ਦੇ ਅਨੁਸਾਰੀ ਹੋ ਸ਼ਬਦ ਭਾਵ ਬਾਣੀ ਦਾ ਕੀਰਤਨ ਕਰਨਾ ਹੈ। ਇਸੇ ਉਦੇਸ਼ ਲਈ ਸਨਾਤਨੀ ਤੇ ਦੇਸੀ ਰਾਗਾਂ ਦਾ ਪ੍ਰਯੋਗ ਹੋਇਆ ਅਤੇ ਵਡਹੰਸ ਵੀ ਇਸ ਦੇਸੀ ਰਾਗ ਪਰੰਪਰਾ ਦਾ ਵਿਸ਼ੇਸ਼ ਰਾਗ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਾਗ ਤਰਤੀਬ ਵਿਚ ਅੱਠਵਾਂ ਰਾਗ ਹੈ ਜੋ ਕਿ ਪੰਨਾ ੫੫੭ 'ਤੇ ਅੰਕਿਤ ਹੈ। ਭਗਤਾਂ ਦੀ ਬਾਣੀ ਇਸ ਰਾਗ ਵਿਚ ਨਹੀਂ ਮਿਲਦੀ। ਪ੍ਰਥਮ ਗੁਰੂ ਨਾਨਕ ਦੇਵ ਜੀ ਨੇ ਇਸ ਰਾਗ ਵਿਚ ਪਦੇ, ਛੰਤ, ਅਲਾਹੁਣੀਆਂ ਦਾ ਉਚਾਰਣ ਕੀਤਾ। ਤੀਸਰੇ ਗੁਰੂ ਅਮਰਦਾਸ ਜੀ ਨੇ ਪਦੇ, ਛੰਤ, ਘੋੜੀਆਂ, ਵਾਰ ਅਤੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਪਦੇ, ਬਾਣੀ ਰਚਨਾਵਾਂ ਦੀ ਰਚਨਾ ਕੀਤੀ। ਅਲਾਹੁਣੀਆਂ ਤੇ ਘੋੜੀਆਂ ਦੋ ਪੰਜਾਬੀ ਲੋਕ ਸੰਗੀਤ

ਰੰਗਾਂ ਦਾ ਪ੍ਰਯੋਗ ਇਸ ਰਾਗ ਵਿਚ ਹੀ ਮਿਲਦਾ ਹੈ। ਅਲਾਹੁਣੀਆਂ ਕਿਸੇ ਦੀ ਮੌਤ ਸਮੇਂ ਗਾਏ ਜਾਣ ਵਾਲੇ ਸੋਗੀ ਗੀਤ ਹਨ ਅਤੇ ਘੋੜੀਆਂ ਵਿਆਹ ਦੇ ਸਮੇਂ ਗਾਈਆਂ ਜਾਂਦੀਆਂ ਹਨ। ਗੁਰਮਤਿ ਸੰਗੀਤ ਦੀ ਕੀਰਤਨ ਪਰੰਪਰਾ ਵਿਚ ਇਨ੍ਹਾਂ ਨੂੰ ਕੀਰਤਨ ਚੌਕੀ ਦਾ ਅਨਿਵਾਰੀ ਅੰਗ ਬਣਾਇਆ ਗਿਆ ਹੈ।

ਇਸ ਸਬੰਧ ਵਿਚ ਗੁਰ ਬਿਲਾਸ ਪਾਤਸ਼ਾਹੀ ਛੇਵੀਂ ਵਿਚ ਗੁਰੂ ਰਾਮ ਦਾਸ ਜੀ ਜੋਤੀ ਜੋਤਿ ਸਮਾਉਣ ਦਾ ਇਕ ਹਵਾਲਾ ਉਲੇਖਯੋਗ ਹੈ:

ਦੋਹਰਾ ਵਡਹੰਸ ਵਾਰ ਪ੍ਰਿਥਮੇ ਪੜ੍ਹੇ ਪੁਨਿ ਮਾਰੂ ਪਡ੍ਹਿ ਵਾਰ॥  
ਰਾਗ ਰਬਾਬੀ ਅਧਿਕ ਤਹਿ ਚੌਕੀ ਕਰੈ ਅਪਾਰ॥੯੨੩॥  
ਭਾਈ ਬੁੱਛਾ ਲਾਇ ਦੀਵਾਨ॥  
ਸੁਨਤ ਸ਼ਬਦ ਮਾਰੂ ਧਰ ਧਿਆਨ॥੯੮੦॥  
ਦੋਹਰਾ ਸਾਹਿਬ ਬੁੱਛੇ ਯੌਂ ਕਹਾ ਅਲਾਣੀ ਪੜ੍ਹੇ ਸੁਹਾਇ॥  
ਰਬਾਬੀ ਰਾਗ ਮਿਲਾਇ ਕੈ ਪੜ੍ਹੀ ਅਧਿਕ ਚਿਤ ਲਾਇ॥੯੨੬॥

ਗੁਰਮਤਿ ਸੰਗੀਤ ਵਿਚ ਵਡਹੰਸ ਰਾਗ ਨੂੰ ਖਮਾਜ ਥਾਟ ਦੇ ਅੰਤਰਗਤ ਰਖਿਆ ਗਿਆ ਹੈ। ਭਾਈ ਕਾਨੂੰ ਸਿੰਘ ਨਾਭਾ ਵਡਹੰਸ ਰਾਗ ਸਬੰਧੀ ਲਿਖਦੇ ਹਨ, ਇਹ ਖਮਾਜ ਥਾਟ ਦਾ ਸੰਪੂਰਨ ਰਾਗ ਹੈ, ਇਸ ਰਾਗ ਵਿਚ ਨਿਸ਼ਾਦ ਦੋਵੇਂ ਲਗਦੇ ਹਨ, ਥਾਕੀ ਸ਼ੁੱਧ ਸੁਰ ਲਗਦੇ ਹਨ, ਪੰਚਮ ਵਾਦੀ ਅਤੇ ਰਿਸ਼ਭ ਸੰਵਾਦੀ ਹੈ; ਇਸ ਦਾ ਸਰੂਪ ਰਾਗ ਬਰਵੇ ਨਾਲ ਮੇਲ ਖਾਂਦਾ ਹੈ। ਵਡਹੰਸ ਨੂੰ 'ਦਿਨ ਦਾ ਦੇਸ' ਵੀ ਕਿਹਾ ਜਾਂਦਾ ਹੈ। ਗਾਇਨ ਸਮਾਂ ਦਿਨ ਦਾ ਢੂਜਾ ਪਹਿਰ ਅਤੇ ਰਾਤ ਦਾ ਢੂਜਾ ਪਹਿਰ ਵੀ ਲਿਖਿਆ ਗਿਆ ਹੈ। ਸੰਸਕ੍ਰਿਤ ਗ੍ਰੰਥਾਂ ਵਿਚ ਇਸ ਨੂੰ 'ਵਡਹੰਸਿਕਾ' ਨਾਮ ਦਿਤਾ ਗਿਆ ਹੈ।

ਗੁਰਮਤਿ ਸੰਗੀਤ ਦੇ ਆਚਾਰੀਆ ਪ੍ਰੇ. ਤਾਰਾ ਸਿੰਘ, ਗਿਆਨ ਸਿੰਘ ਐਬਟਾਬਾਦ, ਭਾਈ ਅਵਤਾਰ ਸਿੰਘ - ਗੁਰਚਰਨ ਸਿੰਘ ਅਤੇ ਰਾਗ ਨਿਰਣਾਇਕ ਕਮੇਟੀ ਅਤੇ ਵਰਤਮਾਨ ਗੁਰਮਤਿ ਸੰਗੀਤ ਵਿਦਵਾਨਾਂ ਨੇ ਵਡਹੰਸ ਨੂੰ ਖਮਾਜ ਥਾਟ ਦਾ ਰਾਗ ਸਵੀਕਾਰਿਆ ਹੈ। ਇਸ ਦੇ ਆਰੋਹ ਵਿਚ ਗੰਧਾਰ ਸੁਰ ਨੂੰ ਵਰਜਿਤ ਰਖਿਆ ਹੈ ਜਿਸ ਕਾਰਣ ਇਸ ਦੀ ਜਾਤੀ ਸ਼ਾਝਵ-ਸੰਪੂਰਨ ਮੰਨੀ ਗਈ ਹੈ। ਇਸ ਵਿਚ ਵਾਦੀ ਸੁਰ ਪੰਚਮ, ਸੰਵਾਦੀ ਰਿਸ਼ਭ ਹੈ। ਇਸ ਵਿਚ ਦੋਵੇਂ ਨਿਸ਼ਾਦ ਅਤੇ ਥਾਕੀ ਸੁਰ ਸ਼ੁੱਧ ਲਗਦੇ ਹਨ। ਇਸ ਦਾ ਗਾਇਨ ਸਮਾਂ ਦੁਪਹਿਰ ਦਾ ਮੰਨਿਆ ਗਿਆ ਹੈ।

ਆਰੋਹ : ਸ ਰੇ ਮ ਪ, ਧ ਨੀ (ਕੋਮਲ) ਪ, ਨੀ ਸੰ (ਤਾਰ ਸਪਤਕ), ਅਵਰੋਹ : ਸੰ (ਤਾਰ ਸਪਤਕ), ਨੀ (ਕੋਮਲ) ਪ, ਧ ਮ ਗ ਰੇ, ਸ ਨੀ (ਮੰਦਰ ਸਪਤਕ) ਸ, ਮੁੱਖ ਅੰਗ : ਸ ਰੇ ਮ ਪ ਨੀ (ਕੋਮਲ) ਪ, ਧ ਮ ਗ ਰੇ, ਸ ਨੀ (ਮੰਦਰ ਸਪਤਕ) ਪ ਨੀ (ਮੰਦਰ ਸਪਤਕ) ਸ।

ਵਡਹੰਸ ਰਾਗ ਦਾ ਸਮਪ੍ਰਕ੍ਰਿਤਿਕ ਰਾਗ ਦੇਸ ਹੈ। ਇਸ ਤੋਂ ਇਲਾਵਾ ਇਸ ਰਾਗ ਵਿਚ ਤਿਲਕ ਕਾਮੇਦ ਤੇ ਬਰਵਾ ਰਾਗਾਂ ਦੀ ਛਾਇਆ ਵੀ ਮਿਲਦੀ ਹੈ।

ਵਡਹੰਸ ਦਾ ਇਕ ਦੱਖਣੀ ਰੂਪ ਵਡਹੰਸ ਦੱਖਣੀ ਵੀ ਗੁਰਬਾਣੀ ਵਿਚ ਪ੍ਰਯੋਗ ਕੀਤਾ ਗਿਆ ਹੈ ਜੋ ਪੰਨਾ ੫੮੦ ਉਪਰ ਅੰਕਿਤ ਹੈ। ਇਸ ਰਾਗ ਦੇ ਨਾਮ ਤੋਂ ਹੀ ਸਪਸ਼ਟ ਹੁੰਦਾ ਹੈ ਕਿ ਇਹ ਰਾਗ ਉੱਤਰ ਭਾਰਤੀ ਪੱਧਤੀ ਦਾ ਨਾ ਹੋ ਕੇ ਦੱਖਣੀ ਭਾਰਤੀ ਸੰਗੀਤ ਪੱਧਤੀ ਦਾ ਰਾਗ ਹੈ। ਇਸ ਰਾਗ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਕੇਵਲ ਗੁਰੂ ਨਾਨਕ ਦੇਵ ਜੀ ਦਾ ਇਕ ਸ਼ਬਦ ਪੰਨਾ ੫੮੦ ਉਪਰ ਵਡਹੰਸ ਮਹਲਾ ੧ ਦੱਖਣੀ ਦੇ ਸਿਰਲੇਖ ਅਧੀਨ ਦਰਜ ਹੈ।

ਗੁਰਮਤਿ ਸੰਗੀਤ ਪਰੰਪਰਾ ਵਿਚ ਇਸ ਰਾਗ ਦੀ ਉਤਪਤੀ ਦੱਖਣੀ ਭਾਰਤ ਵਿਚ ਪ੍ਰਚਲਿਤ ਰਾਗ ਬਾਲਹੰਸ ਤੋਂ ਮੰਨੀ ਗਈ ਹੈ ਜਿਸ ਨੂੰ ਦੱਖਣੀ ਪੱਧਤੀ ਦੇ ਪ੍ਰਸਿੱਧ ਮੇਲ ਹਰਿਕਾਂਭੋਜੀ ਦੇ ਅੰਤਰਗਤ ਮੰਨਿਆ ਗਿਆ ਹੈ। ਇਸ ਦੀ ਜਾਤੀ ਔੜਵ-ਵਕਰ ਸੰਪੂਰਣ ਮੰਨੀ ਗਈ ਹੈ। ਇਸ ਦਾ ਵਾਦੀ ਸੁਰ ਪੰਚਮ ਅਤੇ ਸੰਵਾਦੀ ਸੁਰ ਸ਼ੱਡਜ ਮੰਨਿਆ ਗਿਆ ਹੈ। ਇਸ ਦਾ ਗਾਇਨ ਸਮਾਂ ਦਿਨ ਦਾ ਤੀਸਰਾ ਪਹਿਰ ਮੰਨਿਆ ਜਾਂਦਾ ਹੈ। ਇਸ ਵਿਚ ਨਿਸ਼ਾਦ ਸੁਰ ਕੋਮਲ ਅਤੇ ਥਾਕੀ ਸਾਰੇ ਸੁਰ ਸ਼ੁੱਧ ਵਰਤੇ ਜਾਂਦੇ ਹਨ। ਵਡਹੰਸ ਦੇ

ਸਰੂਪ ਨੂੰ ਗੁਰਮਤਿ ਸੰਗੀਤ ਆਚਾਰੀਆ ਪ੍ਰੋਫੈਸਰ ਤਾਰਾ ਸਿੰਘ ਅਤੇ ਰਾਗ ਨਿਰਣਾਇਕ ਕਮੇਟੀ ਅਤੇ ਹੋਰ ਵਿਦਵਾਨਾਂ ਨੇ ਵੀ ਪ੍ਰਵਾਨ ਕੀਤਾ ਹੈ। ਇਨ੍ਹਾਂ ਸਰੋਤਾਂ ਤੋਂ ਇਹ ਰਾਗ ਸਰੂਪ ਵੇਖੇ ਜਾ ਸਕਦੇ ਹਨ।

ਇਸ ਰਾਗ ਨੂੰ ਭਾਈ ਅਵਤਾਰ ਸਿੰਘ, ਭਾਈ ਬਲਬੀਰ ਸਿੰਘ, ਭਾਈ ਬਖਸ਼ੀਸ਼ ਸਿੰਘ, ਡਾ. ਗੁਰਨਾਮ ਸਿੰਘ, ਭਾਈ ਧਰਮ ਸਿੰਘ ਜ਼ਖਮੀ, ਭਾਈ ਪ੍ਰਿਥੀਪਾਲ ਸਿੰਘ, ਪ੍ਰੋ. ਪਰਮਜੋਤ ਸਿੰਘ, ਪ੍ਰੋ. ਕੁਲਵੰਤ ਸਿੰਘ ਚੰਦਨ ਨੇ ਗਾਇਨ ਕੀਤਾ ਹੈ ਅਤੇ ਇਸ ਰਾਗ ਵਿਚ [www.gurmatsangeetpup.com](http://www.gurmatsangeetpup.com), [www.sikh-relics.com](http://www.sikh-relics.com), [www.jawadditaksal.org](http://www.jawadditaksal.org), [www.sikhsangeet.com](http://www.sikhsangeet.com), [www.vismaadnaad.org](http://www.vismaadnaad.org) ਵੈਬਸਾਈਟਸ 'ਤੇ ਕੀਰਤਨ ਮਿਲਦਾ ਹੈ।

\*ਪ੍ਰੋਫੈਸਰ ਤੋਂ ਮੁਖੀ, ਗੁਰਮਤਿ ਸੰਗੀਤ ਚੇਅਰ - ਗੁਰਮਤਿ ਸੰਗੀਤ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ

## ਸੱਤ ਸੁਰਾਂ ਦਾ ਵਹਿੰਦਾ ਦਰਿਆ ਸੀ ਡਾ. ਦਰਸ਼ਨ ਸਿੰਘ ਨਰੂਲਾ

\*ਡਾ. ਰਿਸ਼ਪਾਲ ਸਿੰਘ

ਪੰਜਾਬ ਦੀ ਧਰਤੀ ਦੇ ਸੰਗੀਤਕ ਪੱਖੋਂ ਮਾਰੂਬਲ ਖੇਤਰ ਵਿੱਚ ਸੱਤ ਸੁਰਾਂ ਦਾ ਵਹਿੰਦਾ ਦਰਿਆ ਸੀ ਡਾ. ਦਰਸ਼ਨ ਸਿੰਘ ਨਰੂਲਾ, ਜਿਨ੍ਹਾਂ ਨੇ ਪੰਜਾਬ ਦੇ ਪੱਛੜੇ ਇਲਾਕੇ ਵਿੱਚ ਸੰਗੀਤ ਵਿਦਿਆਰਥੀਆਂ ਹਿੱਤ ਸੰਸਥਾ ਦੇ ਰੂਪ ਵਿੱਚ ਕਾਰਜ ਕਰਦੇ ਹੋਏ ਸੰਗੀਤ ਕਲਾ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।

ਡਾ. ਦਰਸ਼ਨ ਸਿੰਘ ਨਰੂਲਾ ਦਾ ਜਨਮ ਸ. ਮਿਲਖਾ ਸਿੰਘ ਨਰੂਲਾ ਦੇ ਘਰ ਮਾਤਾ ਰਵੇਲ ਕੌਰ ਦੀ ਕੁੱਖੋਂ 9 ਅਗਸਤ 1945 ਵਿੱਚ ਪਾਕਿਸਤਾਨ ਦੇ ਸਿਆਲਕੋਟ ਨਾਮਕ ਪਿੰਡ ਵਿਖੇ ਹੋਇਆ। ਦੇਸ਼-ਵੰਡ ਉਪਰੰਤ ਆਪ ਆਪਣੇ ਪਰਿਵਾਰ ਸਹਿਤ ਫ਼ਰੀਦਕੋਟ ਆ ਵਸੇ।

ਆਪ ਦੀ ਆਰੰਭਿਕ ਸਿੱਖਿਆ ਮਹਾਤਮਾ ਗਾਂਧੀ ਮੈਮੋਰੀਅਲ ਸਕੂਲ, ਫ਼ਰੀਦਕੋਟ ਤੋਂ ਹੋਈ ਜਿਥੋਂ ਆਪ ਨੇ ਪ੍ਰਾਇਮਰੀ ਸਿੱਖਿਆ ਪ੍ਰਾਪਤ ਕੀਤੀ। ਆਪ ਨੇ ਮਿਡਲ ਅਤੇ ਹਾਈ ਸਕੂਲ ਦੀ ਸਿੱਖਿਆ ਸ਼.ਸ਼.ਭ.ਫ. ਖਾਲਸਾ ਹਾਈ ਸਕੂਲ, ਫ਼ਰੀਦਕੋਟ ਤੋਂ ਗੁਹਿਣ ਕੀਤੀ। ਆਪ ਸੰਗੀਤ ਦੇ ਗਾਇਨ ਅਤੇ ਵਾਦਨ ਪੱਖ ਵਿੱਚ ਮੁਹਾਰਤੀ ਸਨ। ਆਪ ਨੇ 1967 ਵਿੱਚ ਕੰਠ ਸੰਗੀਤ ਵਿੱਚ ਅਤੇ 1969 ਵਿੱਚ ਵਾਦਨ ਸੰਗੀਤ ਵਿੱਚ ਮਾਸਟਰ ਡਿਗਰੀ ਹਾਸਿਲ ਕਰਦਿਆਂ 1973 ਵਿੱਚ ਕੰਠ ਸੰਗੀਤ ਵਿਸ਼ੇ ਅਧੀਨ ਪੀ.ਐਚ.ਡੀ. ਦੀ ਡਿਗਰੀ ਪ੍ਰਾਪਤ ਕੀਤੀ।

ਡਾ. ਨਰੂਲਾ ਨੇ ਸੰਗੀਤ ਦੀ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸੰਗੀਤ ਦੀ ਤਾਲੀਮ ਨੂੰ ਵੀ ਪੂਰਨ ਰੂਪ ਵਿੱਚ ਗੁਹਿਣ ਕੀਤਾ। ਆਪ ਜੀ ਦੀ ਸੰਗੀਤਕ ਤਾਲੀਮ ਦੀ ਆਰੰਭਤਾ ਫ਼ਰੀਦਕੋਟ ਦੇ ਪੰਡਿਤ ਭੀਮ ਸੈਨ ਸ਼ਰਮਾ ਪਾਸੋਂ ਆਰੰਭ ਹੋਈ। ਇਸ ਉਪਰੰਤ ਆਪ ਨੇ ਸੰਗੀਤ ਦੀ ਉਚੇਰੀ ਸਿੱਖਿਆ ਦੀ ਤਾਲੀਮ ਸਤਿਕਾਰਤ ਸ਼੍ਰੀ ਦਲੀਪ ਚੰਦਰ ਬੇਦੀ ਪਾਸੋਂ ਪ੍ਰਾਪਤ ਕੀਤੀ। ਸੰਗੀਤ ਵਿੱਚ ਪਰਿਪੱਕਤਾ ਹਾਸਿਲ ਕਰਨ ਤੋਂ ਬਾਅਦ ਨਰੂਲਾ ਸਾਹਿਬ ਨੇ ਸੰਗੀਤ ਦੇ ਭਿੰਨ-ਭਿੰਨ ਖੇਤਰਾਂ ਵਿੱਚ ਸੰਗੀਤ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।

ਡਾ. ਦਰਸ਼ਨ ਸਿੰਘ ਨਰੂਲਾ ਜੀ ਨੇ ਸੰਗੀਤ ਸਿੱਖਿਆ ਗੁਹਿਣ ਕਰਨ ਉਪਰੰਤ 1960-1965 ਤੱਕ ਮਹਾਰਾਜਾ ਫ਼ਰੀਦਕੋਟ ਵਿੱਚ ਸ਼ਾਹੀ ਸੰਗੀਤਕਾਰ ਵਜੋਂ ਕਾਰਜ ਕੀਤਾ। 1965-1969 ਤੱਕ ਸੈਂਟਰਲ ਸਕੂਲ ਫਿਰੋਜ਼ਪੁਰ ਵਿਖੇ ਸੰਗੀਤ ਅਧਿਆਪਕ ਵਜੋਂ ਨੌਕਰੀ ਕੀਤੀ ਅਤੇ 1969-2005 ਤੱਕ ਡਾ.ਏ.ਵੀ. ਕਾਲਜ ਮਲੋਟ ਵਿਖੇ ਮੁਖੀ, ਸੰਗੀਤ ਵਿਭਾਗ ਵਜੋਂ ਸੇਵਾ ਮੁਕਤ ਹੋਏ। ਆਪ ਨੇ ਆਪਣੇ ਜੀਵਨ ਕਾਲ ਦੌਰਾਨ ਫ਼ਰੀਦਕੋਟ, ਕੋਟਕਪੁਰਾ, ਡੱਬਵਾਲੀ, ਬਠਿੰਡਾ, ਮਾਨਸਾ, ਸਿਰਸਾ, ਸੰਗਰੀਆ, ਮੋਗਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਸੰਗਰੂਰ, ਨਾਭਾ, ਮਲੋਟ, ਅਬੋਹਰ, ਦਿੱਲੀ, ਪਟਿਆਲਾ, ਚੰਡੀਗੜ੍ਹ, ਅੰਬਾਲਾ ਅਤੇ ਸ਼ਿਮਲਾ ਵਿਖੇ ਅਨੇਕਾਂ ਸੰਗੀਤ ਸਭਾਵਾਂ ਤੇ ਸੰਗੀਤ ਕੇਂਦਰਾਂ ਵਿੱਚ ਕਲਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਆਪ ਜੀ ਆਪਣੇ ਸੇਵਾ ਕਾਲ ਦੌਰਾਨ ਵਿਭਿੰਨ ਮਹੱਤਵਪੂਰਨ ਅਹੁਦਿਆਂ 'ਤੇ ਰਹੇ।

ਆਪ ਜੀ ਨੂੰ ਸੰਗੀਤ ਦੇ ਕਿਰਿਆਤਮਕ ਪੱਖ ਦੇ ਨਾਲ ਨਾਲ ਸਿਧਾਂਤਕ ਪੱਖ 'ਤੇ ਵੀ ਉਨੀ ਹੀ ਮੁਹਾਰਤ ਹਾਸਿਲ ਸੀ ਜਿਸਦਾ ਪ੍ਰੇਤਖ ਪ੍ਰਮਾਣ ਆਪ ਜੀ ਵੱਲੋਂ ਰਚਿਤ ਅਨੇਕ ਪੁਸਤਕਾਂ ਹਨ ਜਿਹਨਾਂ ਵਿਚੋਂ ਗੁਰੂ ਨਾਨਕ ਸੰਗੀਤਗਯ (ਹਿੰਦੀ) (ਨਿਊ ਬੁੱਕ ਕੰਪਨੀ, ਜਲੰਧਰ 1978), ਸਿੱਖ ਗੁਰਉਂ ਕੀ ਭਾਰਤੀਯ ਸੰਗੀਤ ਕੇ ਦੇਨ (ਹਿੰਦੀ) (ਭਾਸ਼ਾ ਵਿਭਾਗ ਪੰਜਾਬ ਪਟਿਆਲਾ 1978), ਉਚੇਰੇ ਸੰਗੀਤ ਨਿਬੰਧ (ਭਾਗ-1) (ਲਿਟਰੇਚਰ ਹਾਊਸ, ਅੰਮ੍ਰਿਤਸਰ 1984), ਉਚੇਰੇ ਸੰਗੀਤ ਨਿਬੰਧ (ਭਾਗ-2) (ਲਿਟਰੇਚਰ ਹਾਊਸ, ਅੰਮ੍ਰਿਤਸਰ 1985), ਰਾਗ ਤੁਲਨਾ, (ਲੋਕ ਸੱਭਿਆਚਾਰ ਮੰਚ, ਮਲੋਟ 1985), ਗੁਰਬਾਣੀ ਸੰਗੀਤ ਬਾਰੇ (ਇੱਕ ਅਧਿਐਨ) (ਗੁਰਮਤਿ ਸਟੱਡੀ ਸਰਕਲ ਮਲੋਟ 1985), ਸੰਗੀਤ ਵਿਚਾਰਧਾਰਾ, (ਲਿਟਰੇਚਰ ਹਾਊਸ, ਅੰਮ੍ਰਿਤਸਰ 1986), ਸੰਗੀਤ ਸਮੀਖਿਆ, (ਲਿਟਰੇਚਰ ਹਾਊਸ, ਅੰਮ੍ਰਿਤਸਰ 1987), ਸੰਗੀਤ ਚਿੰਤਨ, (ਲਿਟਰੇਚਰ ਹਾਊਸ, ਅੰਮ੍ਰਿਤਸਰ 1988), ਸੰਗੀਤ ਸਿੱਧਾਂਤ ਤੇ ਸੁਹਜ ਸ਼ਾਸਤਰ, (ਪੰਜਾਬੀ ਯੂਨੀਵਰਸਿਟੀ, ਪਟਿਆਲਾ 1988), ਵਿਸ਼ਲ੍ਲ ਦਿੰਬੰਬਰ ਪਲੂਸਕਰ (ਜੀਵਨੀ) (ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ 1994), ਪੰਜਾਬ ਦਾ ਸੰਗੀਤ ਵਿਰਸਾ ਤੇ ਵਿਕਾਸ (ਪੰਜਾਬੀ ਰਾਈਟਰਜ਼ ਸੋਸਾਇਟੀ, ਨਵੀਂ ਦਿੱਲੀ 1995), ਗੁਰਮਤਿ ਸੰਗੀਤ ਦਾ ਨਿਕਾਸ ਤੇ ਵਿਕਾਸ, (ਮਿਉਜ਼ਿਕ ਸਟੱਡੀ ਸਰਕਲ ਮਲੋਟ 1980), ਗੁਰੂ ਨਾਨਕ ਸੰਗੀਤਕਾਰ (ਗੁਰੂ ਨਾਨਕ ਫਾਊਂਡੇਸ਼ਨ ਦਿੱਲੀ 1992), ਸੰਗੀਤ ਸ਼ਾਸਤਰ ਤ੍ਰਿਵੇਣੀ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਆਦਿ ਪ੍ਰਮੁੱਖ ਹਨ।

ਇਸ ਤੋਂ ਇਲਾਵਾ ਆਪ ਦੇ ਅਨੇਕ ਖੋਜ-ਪੱਤਰ ਵਿਭਿੰਨ ਪਤ੍ਰਿਕਾਵਾਂ/ਰਸਾਲਿਆਂ ਵਿੱਚ ਪ੍ਰਕਾਸ਼ਿਤ ਹੋਏ ਜਿਹਨਾਂ ਤੋਂ ਸੰਗੀਤ ਵਿਦਿਆਰਥੀਆਂ ਨੇ ਸੰਗੀਤ ਕਲਾ ਦੇ ਖੇਤਰ ਦੀ ਵੱਡਮੁੱਲੀ ਸੇਧ ਪ੍ਰਾਪਤ ਕੀਤੀ। ਵਿਭਿੰਨ ਸੈਮੀਨਾਰ/ਕਾਨਫਰੰਸ ਅਤੇ ਗੋਸ਼ਟੀਆਂ ਵਿੱਚ ਪ੍ਰਗਟਾਏ ਆਪ ਦੇ ਵਿਚਾਰ ਸੰਗੀਤ ਜਗਿਆਸੂਆਂ ਲਈ ਮੀਲ ਪੱਥਰ ਸਾਬਿਤ ਹੋਏ। ਆਪ ਨੇ ਸੰਗੀਤ ਨਾਲ ਸਬੰਧਿਤ ਸੈਮੀਨਾਰ, ਕਾਨਫਰੰਸਾਂ ਵਿੱਚ ਸੰਗੀਤ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਉਪਰ ਪਰਚੇ ਪੜ੍ਹੇ ਜੋ ਵੱਖ ਵੱਖ ਅਦਾਰਿਆਂ ਵੱਲੋਂ ਪੁਸਤਕਾਂ, ਰਸਾਲਿਆਂ ਦੇ ਰੂਪ ਵਿੱਚ ਪ੍ਰਕਾਸ਼ਿਤ ਹੋਏ। ਆਪ ਸੰਗੀਤ ਨਾਲ ਸਬੰਧਿਤ ਹੋਰ ਵੀ ਗਤੀਵਿਧੀਆਂ ਵਿੱਚ ਵੀ ਸਰਗਰਮ ਰਹਿੰਦੇ ਸਨ। ਵੱਖ-ਵੱਖ ਸੰਗੀਤ ਮੁਕਾਬਲਿਆਂ ਅਤੇ ਯੁਵਕ ਮੇਲਿਆਂ ਵਿੱਚ ਨਿਰਨਾਇਕ ਦੀ ਭੂਮਿਕਾ ਅਦਾ ਕਰਦੇ ਰਹਿੰਦੇ ਸਨ। ਡਾ. ਦਰਸ਼ਨ ਸਿੰਘ ਨਰੂਲਾ ਦੀ ਸ਼ਬਦੀਅਤ ਵਿਚ ਇਕ ਸੰਗੀਤ ਵਿਦਵਾਨ, ਲੇਖਕ, ਚਿੰਤਕ, ਪ੍ਰਦਰਸ਼ਨ ਕਰਤਾ, ਅਧਿਆਪਕ, ਵਾਗੋਆਕਾਰ ਅਤੇ ਪ੍ਰਚਾਰਕ ਇਹਨਾਂ ਸਾਰੇ ਖੇਤਰਾਂ ਦਾ ਸੰਤੁਲਿਤ ਸੁਮੇਲ ਹੈ। ਪੰਜਾਬ ਦੇ ਪਛੜੇ ਇਲਾਕੇ ਵਿੱਚ ਸੰਗੀਤ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦੇ ਉਪਰੰਤ ਲੰਬੀ ਬਿਮਾਰੀ ਬਾਅਦ ਆਪ ਜੀ ਇਸ ਸੰਸਾਰਿਕ ਦੁਨੀਆਂ ਤੋਂ ਛਾਨੀ ਹੋ ਗਏ। ਜਦੋਂ ਵੀ ਪੰਜਾਬ ਦੇ ਸੁਘੜ ਅਤੇ ਵਿਦਵਾਨ ਸੰਗੀਤਕਾਰਾਂ ਦਾ ਜ਼ਿਕਰ ਹੁੰਦਾ ਹੈ ਤਾਂ ਆਪ ਦਾ ਨਾਮ ਮੌਜੂਦਾ ਵਿੱਚ ਸਿਰਕੱਢ ਸਥਾਨ ਰੱਖੇਗਾ। ਸੰਗੀਤ ਜਗਤ ਲਈ ਕੀਤੇ ਗਏ ਕਾਰਜਾਂ ਲਈ ਆਪ ਜੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

\*ਮੁਖੀ ਅਤੇ ਸਹਾਇਕ ਪ੍ਰੋਫੈਸਰ,  
ਸੰਗੀਤ ਵਿਭਾਗ,  
ਗੁਰੂ ਨਾਨਕ ਕਾਲਜ, ਬੁਢਲਾਡਾ  
9915105008

## ਪੁਰਾਤਨ ਕੀਰਤਨ ਸੈਲੀ ਦੀ ਸੰਭਾਲ; ਸਮੇਂ ਦੀ ਮੁੱਖ ਲੋੜ

- ਤੀਰਥ ਸਿੰਘ ਢਿੱਲੋ

ਭਗਤੀ ਦੀਆਂ ਸਭ ਸਟੇਜ਼ਾਂ ਤੇ ਜੁਗਤੀਆਂ ਵਿੱਚੋਂ ਗੁਰੂ ਸਾਹਿਬਾਨ ਨੇ ਕੀਰਤਨ ਕਰਨ ਤੇ ਸੁਣਨ ਨੂੰ ਪ੍ਰਧਾਨਤਾ ਦਿੱਤੀ ਹੈ: “ਕਲਜੁਗ ਮਹਿ ਕੀਰਤਨ ਪ੍ਰਧਾਨਾ॥। ਗੁਰਮੁਖ ਜਪੀਐ ਲਾਇ ਧਿਆਨਾ॥” ਜਿਸ ਅਸਥਾਨ ਉੱਤੇ ਰੱਬੀ ਬਾਣੀ ਦਾ ਕੀਰਤਨ ਹੁੰਦਾ ਹੈ ਜਾਂ ਪਰਮਾਤਮਾ ਦੀ ਉਸਤਤ, ਗਾਇਨ ਕੀਤਾ ਜਾਂਦਾ ਹੈ, ਉਹ ਅਸਥਾਨ ਬੈਕੁੰਠ ਬਣ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਜਦੋਂ ਵਿਸ਼ੇ-ਵਿਕਾਰਾਂ ਵਿੱਚ ਸੜਦੇ ਸੰਸਾਰ ਨੂੰ ਰੂਹਾਨੀ ਸੀਤਲਤਾ ਪ੍ਰਦਾਨ ਕਰਨ ਹਿੱਤ ਚਾਰ ਉਦਾਸੀਆਂ ਲਈ ਰਵਾਨਾ ਹੋਏ ਤਾਂ ਉਨ੍ਹਾਂ ਦੇ ਨਾਲ ਦੇ ਸਾਥੀ, ਭਾਈ ਬਾਲਾ ਤੇ ਭਾਈ ਮਰਦਾਨਾ ਸਨ। ਭਾਈ ਮਰਦਾਨਾ ਰਬਾਬ ਛੋੜਦੇ ਤੇ ਗੁਰੂ ਸਾਹਿਬ ਕੀਰਤਨ ਗਾਇਨ ਕਰਦੇ। ਸਤਿਗੁਰਾਂ ਦੀ ਰਸ ਗੁੱਝੀ ਆਵਾਜ਼ ਤੇ ਭਾਈ ਮਰਦਾਨੇ ਦੀ “ਤੂੰ ਤੂੰ” ਕਰਦੀ ਰਬਾਬ ਦੀ ਟੁਣਕਾਰ ਨਾਲ ਅਜਿਹਾ ਅਲੈਕਿਕ ਸਮਾਂ ਬੱਛਦਾ ਕਿ ਸਰੋਤੇ ਵਿਸਮਾਦ ਵਿੱਚ ਆ ਕੇ ਪ੍ਰਭੂ ਧਿਆਨ ਵਿੱਚ ਲੀਨ ਹੋ ਜਾਂਦੇ। ਇਹ ਕੀਰਤਨ ਦਾ ਅਸਰ ਹੀ ਸੀ ਕਿ ਸੱਜਣ ਵਰਗੇ ਠੱਗ, ਨੂਰਸ਼ਾਹ ਵਰਗੀਆਂ ਜਾਦੂਗਰਨੀਆਂ ਤੇ ਵਲੀ ਕੰਧਾਰੀ ਵਰਗੇ ਹੰਕਾਰੀ ਵੀ ਨੇਕ ਤੇ ਕਾਮਿਲ ਇਨਸਾਨ ਬਣ ਗਏ। ਗੁਰੂ ਜੀ ਨੇ ਲੋਕਾਈ ਨੂੰ ਪ੍ਰਭੂ ਚਰਨਾਂ ਨਾਲ ਜੋੜਨ ਲਈ ਕੀਰਤਨ ਨੂੰ ਮਾਧਿਅਮ ਬਣਾਇਆ। ਗੁਰੂ ਸਾਹਿਬ ਦੀ ਸ਼ਾਹਕਾਰ ਰਚਨਾ (ਜਪੁਜੀ) ਨੂੰ ਛੱਡ ਕੇ ਬਾਕੀ ਸਾਰੀ ਬਾਣੀ ਰਾਗਾਂ ਵਿੱਚ ਹੈ। ਬਾਕੀ ਪੰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਵੀ ਰਾਗਾਂ ਵਿੱਚ ਦਰਜ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਕੁਲ 31 ਰਾਗ ਦਰਜ ਹਨ। ਇਸ ਪਰੰਪਰਾ ਨੂੰ ਅੱਗੇ ਤੇਰਦਿਆਂ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੇ ਖੁਦ ਸਾਰੰਦੇ ਸਾਜ਼ ਨਾਲ ਸ੍ਰੀ ਹਰਿਮੰਦਰ ਸਾਹਿਬ ਵਿੱਚ ਕੀਰਤਨ ਦੀ ਸੇਵਾ ਨਿਭਾਈ। ਗੁਰੂ ਹਰਗੋਬਿੰਦ ਸਾਹਿਬ ਨੇ ਢਾਡੀ ਰਾਗ ਦੀ ਸੁਰੂਆਤ ਕੀਤੀ, ਜੋ ਸਮੇਂ ਦੀ ਮੁੱਖ ਲੋੜ ਸੀ। ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਰਾਗ ਸੰਗੀਤ ਦੇ ਵੱਡੇ ਗਿਆਤਾ ਤੇ ਖੁਦ ਮਹਾਨ ਕੀਰਤਨਕਾਰ ਸਨ। ਉਨ੍ਹਾਂ ਨੇ (ਤਾਉਸ) ਸਾਜ਼ ਈਜਾਦ ਕੀਤਾ। ਉਨ੍ਹਾਂ ਨੇ ਸੰਗੀਤਕ ਵੰਨਰੀਆਂ ‘ਹੋਰੀ’ ਤੇ ‘ਤਰਾਨਾ’ ਦੀਆਂ ਬੰਦਿਸ਼ਾਂ ਬਣਾਈਆਂ। ਉਨ੍ਹਾਂ ਦੀ ਮਹਾਨ ਰਚਨਾ (ਮਿੱਤਰ ਪਿਆਰੇ ਨੂੰ) ਖਿਆਲ ਅੰਗ ਵਿੱਚ ਰਚੀ ਗਈ ਹੈ।

ਗੁਰੂ ਕਾਲ ਤੋਂ ਲੈ ਕੇ ਦੇਸ਼ ਦੀ ਵੰਡ ਤਕ ਪੰਥ ਵਿੱਚ ਰਬਾਬੀਆਂ ਦਾ ਬੜਾ ਸਤਿਕਾਰ ਸੀ। ਭਾਈ ਸੱਤਾ ਬਲਵੰਡ, ਭਾਈ ਚਾਂਦ, ਭਾਈ ਅਰੂੜਾ, ਭਾਈ ਮਹਿਤਾਬ, ਭਾਈ ਦੇਸਾ ਤੇ ਭਾਈ ਲਾਲ ਜੀ (ਵੱਡੇ), ਨਾਮਵਰ ਰਾਗੀ ਹੋਏ ਹਨ, ਜਿਨ੍ਹਾਂ ਨੇ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਕੀਰਤਨ ਦੀ ਸੇਵਾ ਕੀਤੀ। ਭਾਈ ਲਾਲ (ਛੋਟੇ) ਕੁਝ ਸਮਾਂ ਪਹਿਲਾਂ ਹੀ ਵਿਛੋੜਾ ਦੇ ਗਏ ਹਨ। ਮੰਦੇਭਾਗੀ ਕੁਝ ਕਾਰਨਾਂ ਕਰਕੇ ਹੁਣ ਰਬਾਬੀਆਂ ਦੀ ਗਿਣਤੀ ਉੱਗਲਾਂ ਤੇ ਗਿਣਨ ਜੇਗੀ ਰਹਿ ਗਈ ਹੈ। ਰਬਾਬੀਆਂ ਤੋਂ ਇਲਾਵਾ ਪੁਰਾਏ ਸਮੇਂ ਵਿੱਚ ਭਾਈ ਹੀਰਾ ਸਿੰਘ, ਭਾਈ ਜਵਾਲਾ ਸਿੰਘ, ਭਾਈ ਸਮੁੰਦ ਸਿੰਘ, ਭਾਈ ਗਿਆਨ ਸਿੰਘ ਅਲਮਸਤ, ਉਸਤਾਦ ਦਰਸ਼ਨ ਸਿੰਘ ਕੋਮਲ, ਉੱਤਮ ਸਿੰਘ ਪਤੰਗ, ਭਾਈ ਧਰਮ ਸਿੰਘ ਜ਼ਖਮੀ, ਸੰਤ ਸਰਵਣ ਸਿੰਘ ਗੰਧਰਬ (ਡੁਮੇਲੀ), ਭਾਈ ਬਖਸ਼ੀਸ਼ ਸਿੰਘ, ਭਾਈ ਹਰੀ ਸਿੰਘ, ਸੰਤ ਸੁਜਾਨ ਸਿੰਘ, ਭਾਈ ਬਹਾਦਰ ਸਿੰਘ, ਭਾਈ ਪੂਰਨ ਸਿੰਘ, ਭਾਈ ਪਿਆਰਾ ਸਿੰਘ, ਭਾਈ ਬਲਬੀਰ ਸਿੰਘ ਤੇ ਪ੍ਰੇਫੈਸਰ ਹਰਚੰਦ ਸਿੰਘ (ਲੁਧਿਆਣਾ) ਨੇ ਲੰਮਾ ਸਮਾਂ ਰਾਗਬੱਧ ਸ਼ੈਲੀ ਰਾਹੀਂ ਕੀਰਤਨ ਦੀ ਸੇਵਾ ਕੀਤੀ ਹੈ। ਸੰਤ ਸਰਵਣ

ਸਿੰਘ, ਪ੍ਰੋ. ਕਰਤਾਰ ਸਿੰਘ ਲੁਧਿਆਣਾ, ਭਾਈ ਅਵਤਾਰ ਸਿੰਘ, ਗੁਰਚਰਨ ਸਿੰਘ (ਦਿੱਲੀ) ਨੇ ਕੀਰਤਨ ਬਾਰੇ ਵਡਮੁੱਲੀਆਂ ਪੁਸਤਕਾਂ ਲਿਖੀਆਂ ਹਨ। ਕੀਰਤਨ ਦੇ ਮਹਾਨ ਗਿਆਤਾ ਡਾ. ਗੁਰਨਾਮ ਸਿੰਘ (ਪਟਿਆਲਾ) ਨੇ ਬਹੁਮੁੱਲੇ ਖੇਜ ਕਾਰਜ ਕੀਤੇ ਹਨ।

ਗੁਰੂ ਗ੍ਰੰਥ ਸਾਹਿਬ, ਵਿਸ਼ਵ ਦਾ ਇੱਕ-ਇੱਕ ਗ੍ਰੰਥ ਹੈ, ਜਿਹੜਾ ਸਮੁੱਚੇ ਤੌਰ 'ਤੇ ਰਾਗ-ਆਧਾਰਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਕੁਲ 31 ਰਾਗ ਹਨ। ਗਉੜੀ ਰਾਗ ਦੇ ਅੱਠ ਪ੍ਰਕਾਰ ਹਨ। ਮਾਝ ਰਾਗ ਸਿਰਫ਼ ਗੁਰੂ ਗ੍ਰੰਥ ਸਾਹਿਬ ਵਿੱਚ ਹੈ। ਰਾਗ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਗੁਰਬਾਣੀ ਦਾ ਫੁਰਮਾਨ ਹੈ:

“ਰਾਗ ਰਤਨ ਪਰਵਾਰ ਪਰੀਆ। ਸਥਦ ਗਾਵਣ ਆਈਆ।”

ਦੇਸ਼, ਖਾਸਕਰ ਪੰਜਾਬ ਵਿੱਚ ਕੀਰਤਨ ਦਰਬਾਰਾਂ ਦੀ ਪਰੰਪਰਾ 60ਵਿਆਂ ਦੇ ਦਹਾਕੇ ਵਿੱਚ ਸ਼ੁਰੂ ਹੋਈ। ਸ੍ਰੀ ਦਰਬਾਰ ਸਾਹਿਬ ਦੇ ਦੀਵਾਨ ਹਾਲ ਮੰਜ਼ੀ ਸਾਹਿਬ ਵਿੱਚ ਉੱਚ ਕੋਟੀ ਦਾ ਕੀਰਤਨ ਦਰਬਾਰ ਹੁੰਦਾ ਆ ਰਿਹਾ ਹੈ ਪਰ ਜਿੱਥੇ ਸੰਗੀਤ ਦੇ ਹੋਰਨਾਂ ਖੇਤਰਾਂ ਵਿੱਚ ਤਬਦੀਲੀਆਂ ਆਈਆਂ ਹਨ, ਉੱਥੇ ਗੁਰਬਾਣੀ ਕੀਰਤਨ ਦੇ ਖੇਤਰ ਵਿੱਚ ਵੀ ਵੀਡੀਓ ਐਲਬਮ ਸੱਭਿਆਚਾਰ ਤੇ ਕੁਝ ਹੋਰਨਾਂ ਕਾਰਨਾਂ ਕਰਕੇ ਮੋੜਾ ਆਇਆ ਹੈ। ਪ੍ਰਸਿੱਧ ਤਰਜ਼ਾਂ ਅਤੇ ਇੱਕੇ ਹੀ ਤਾਲ (ਕਹਿਰਵਾ) ਉੱਤੇ ਸਮੁੱਚਾ ਕੀਰਤਨ ਹੋਣ ਲੱਗ ਪਿਆ ਹੈ। ਮੇਬਾਈਲ ਮੂਹਰੇ ਰੱਖ ਕੇ ਉਸ ਤੋਂ ਸਥਦ ਪੜ੍ਹਨ ਦੀ ਧਿਰਤ ਚੱਲ ਪਈ ਹੈ। ਕਈ ਰਾਗੀ ਜਥੇ ਹਰ ਥਾਂ ਕੁਝ ਚੋਣਵੇਂ ਸਥਦ ਹੀ ਗਾਉਂਦੇ ਹਨ। ਗੁਰੂ ਗ੍ਰੰਥ ਸਾਹਿਬ ਸੁੱਧ ਰਾਗਾਂ, ਪੁਰਾਤਨ ਰੀਤਾਂ-ਬੰਦਿਸ਼ਾਂ, ਤਾਲਾਂ, ਛੰਤਾਂ, ਵਾਰਾਂ, ਅਲਾਹੁਣੀਆਂ ਭਾਵ ਹਰੇਕ ਸੰਗੀਤਕ ਵੰਨਗੀ ਦਾ ਬੇਜੋੜ ਖਜ਼ਾਨਾ ਹੈ। ਪੁਰਾਤਨ ਰਾਗੀ, ਫਰੇਦਸਤ, ਦੀਪਚੰਦੀ, ਆੜਾ ਚੌਤਾਲ, ਇੱਕ ਤਾਲ, ਪੜਤਾਲ, ਧਰੁਪਦ, ਧਮਾਰ ਆਦਿ ਬਿਖੜੇ ਤਾਲਾਂ ਦੀ ਵਰਤੋਂ ਨਾਲ ਸਮਾਂ ਬੰਨ੍ਹ ਦਿੰਦੇ ਸਨ। ਕੀਰਤਨ ਦੇ ਚਾਰੇ ਅੰਗਾਂ, ਸ਼ਾਨ, ਵਿਲੰਬਤ ਵਿੱਚ ਮੰਗਲਾਚਰਨ, ਸਮੇਂ ਦੇ ਰਾਗ ਤੇ ਪੁਰਾਤਨ ਬੰਦਿਸ਼ਾਂ ਦੇ ਗਾਇਨ ਕਰਕੇ ਹੀ ਕੀਰਤਨ ਨੂੰ ਸਥਦ ਚੋਕੀ ਦਾ ਨਾਂ ਦਿੱਤਾ ਗਿਆ ਹੈ। ਹੁਣ ਜਿੱਥੇ ਸੰਗਤਾਂ ਵਿੱਚ ਰਾਗਬੱਧ ਕੀਰਤਨ ਪ੍ਰਤੀ ਉਦਾਸੀਨਤਾ ਹੈ, ਉੱਥੇ ਹੀ ਰਾਗੀਆਂ ਨੇ ਵੀ ਮਿਹਨਤ ਕਰਨੀ ਛੱਡ ਦਿੱਤੀ ਹੈ। ਗੁਣੀਜਨ, ਪਛੜ ਗਏ ਹਨ। ਸ੍ਰੇਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਤੰਤੀ ਸਾਜ਼ਾਂ ਦੀ ਵਰਤੋਂ ਸ਼ੁਰੂ ਕਰਵਾਈ ਹੈ।

ਇਸ ਲੋਪ ਹੁੰਦੇ ਜਾ ਰਹੇ ਕੀਰਤਨ ਵਿਰਸੇ ਨੂੰ ਸੰਭਾਲਣ ਹਿੱਤ ਜਲੰਧਰ ਛਾਊਣੀ ਲਾਗਲੇ ਪਿੰਡ ਢਿੱਲਵਾਂ ਦੀ ਸੰਗਤ ਨੇ 1972 ਤੋਂ 1978 ਤਕ ਤੰਤੀ ਸਾਜ਼ਾਂ ਉੱਤੇ ਆਧਾਰਿਤ 7 ਕਲਾਸੀਕਲ ਤੇ ਨੀਮ ਕਲਾਸੀਕਲ ਅਲੋਕਿਕ ਕੀਰਤਨ ਦਰਬਾਰ ਕਰਵਾ ਕੇ ਪੁਰਾਤਨ ਸੈਲੀ ਨੂੰ ਸੁਰਜੀਤ ਕਰਨ ਦਾ ਉਪਰਾਲਾ ਕੀਤਾ ਸੀ। ਉਸ ਪਿੱਛੋਂ 1991 ਵਿੱਚ ਸੰਤ ਸੁੱਚਾ ਸਿੰਘ (ਜਵੱਦੀ ਕਲਾਂ) ਨੇ ਲੁਧਿਆਣੇ ਵਿੱਚ ਅਦੁੱਤੀ ਗੁਰਮਤਿ ਸੰਗੀਤ ਸੰਮੇਲਨਾਂ ਦੀ ਸ਼ੁਰੂਆਤ ਕੀਤੀ, ਜਿਸ ਨੂੰ ਹੁਣ ਸੰਤ ਅਮੀਰ ਸਿੰਘ ਜਾਰੀ ਰੱਖ ਰਹੇ ਹਨ। ਨਾਮਧਾਰੀ ਪੰਥ ਨੇ ਕੀਰਤਨ ਦੇ ਇਸ ਪੁਰਾਤਨ ਵਿਰਸੇ ਨੂੰ ਸਾਂਭਿਆ ਹੋਇਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਪ੍ਰੋ. ਕਰਤਾਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਡਾ. ਗੁਰਨਾਮ ਸਿੰਘ ਤੇ ਦੌੜਰ ਟਕਸਾਲ ਦੇ ਉੱਦਮ ਵੀ ਪ੍ਰਸ਼ੰਸਾਯੋਗ ਹਨ। ਡਾ. ਗੁਰਨਾਮ ਸਿੰਘ ਨੇ 31 ਰਾਗਾਂ ਨੂੰ ਸੁੱਧ ਰੂਪ ਵਿੱਚ ਗਾਇਨ ਕਰ ਕੇ, ਕੈਸੇਟਾਂ ਦੇ ਸੈਂਟ ਰਾਹੀਂ ਰਿਕਾਰਡ ਕਰਾ ਕੇ ਮਹਾਨ ਸੇਵਾ ਕੀਤੀ ਹੈ। ਅਜੇਕੇ ਦੌਰ ਵਿੱਚ ਵੀ (ਪਦਮ ਸ੍ਰੀ) ਭਾਈ ਨਿਰਮਲ ਸਿੰਘ ਖਾਲਸਾ, ਭਾਈ ਰਣਧੀਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ), ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ, ਭਾਈ ਨਰਿੰਦਰ ਸਿੰਘ (ਬਨਾਰਸ), ਡਾ. ਗੁਰਨਾਮ ਸਿੰਘ, ਪ੍ਰੋ.

---

---

ਕਰਤਾਰ ਸਿੰਘ, ਡਾ. ਗੁਰਿੰਦਰ ਸਿੰਘ ਬਟਾਲਾ ਤੇ ਭਾਈ ਗੁਰਮੀਤ ਸਿੰਘ 'ਸ਼ਾਂਤ' ਆਦਿ ਚੋਣਵੇਂ ਜਥੇਦਾਰ ਸਾਬਤਕਦਮੀ ਨਾਲ ਪਰੰਪਰਾ 'ਤੇ ਪਹਿਰਾ ਦੇ ਰਹੇ ਹਨ। ਭਾਈ ਦਿਲਬਾਗ ਸਿੰਘ, ਗੁਲਬਾਗ ਸਿੰਘ ਦੇ ਜਥੇ ਵੱਲੋਂ ਸੁੱਧ ਰਾਗਾਂ ਵਿੱਚ ਕੀਤੇ ਕੀਰਤਨ ਨੂੰ ਸੰਗਤ ਭੁਲ ਨਹੀਂ ਸਕਦੀ। ਪੁਰਾਤਨ ਕੀਰਤਨ ਸੈਲੀ ਨੂੰ ਲੋਪ ਹੋਣ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਸਭ ਨੂੰ ਉਪਰਾਲੇ ਕਰਨੇ ਚਾਹੀਦੇ ਹਨ।

ਪਿੰਡ: ਢਿੱਲਵਾਂ, ਡਾਕ: ਦਕੋਹਾ, ਜ਼ਿਲ੍ਹਾ: ਜਲੰਧਰ

-98154-61710

---

## ਰਾਗ ਰੇਵਾ - (ਤਿੰਨ ਤਾਲ)

### ਸੁਰਲਿਪੀ ਸਰਦਾਰ ਗੁਰਬਖਸ਼ ਸਿੰਘ ਜੀ ਪਾਸੋਂ ਧੰਨਵਾਦ ਸਹਿਤ

Website: <http://www.gurbaniraags.com>

ਪੂਰਵੀ ਠਾਠ ਦਾ ਓਚਵ ਜਾਤੀ ਦਾ ਰਾਗ ਰੇਵਾ ਇੱਕ ਅਪ੍ਰਸਿੱਧ ਰਾਗ ਹੈ। ਇਸ ਵਿੱਚ ਮੱਧਯਮ ਅਤੇ ਨਿਖਾਦ ਵਰਜਤ, ਰਿਖਬ ਪੈਵਤ ਕੋਮਲ ਅਤੇ ਗੰਧਾਰ ਸੁੱਧ ਹੈ। ਇਨ੍ਹਾਂ ਹੀ ਸੁਰਾਂ ਦਾ ਵਿਭਾਸ (ਬੈਰਓ) ਹੈ ਪਰ ਵਿਭਾਸ ਸਵੇਰ ਦਾ ਰਾਗ ਹੋਣ ਦੇ ਨਾਤੇ ਉੱਤਰਾਂਗ ਪ੍ਰਧਾਨ ਹੈ ਪਰ ਸ਼ਾਮ ਦਾ ਰਾਗ ਰੇਵਾ ਪੂਰਵਾਂਗ ਪ੍ਰਧਾਨ ਹੈ, ਇਸ ਦਾ ਵਾਦੀ ਸੁਰ ਗੰਧਾਰ ਹੈ। ਇਸ ਦਾ ਸੰਵਾਦੀ ਸੁਰ ਸ਼੍ਰੀ ਭਾਤਖੰਡੇ ਹੋਰਾਂ ਨੇ ਨਹੀਂ ਦੱਸਿਆ ਪਰ ਸ਼੍ਰੀ ਪਟਵਰਧਨ ਜੀ ਇਸ ਦਾ ਵਾਦ-ਸੰਵਾਦ ਸ-ਪ ਦਾ ਲਿਖਦੇ ਹਨ। ਇਸ ਨੂੰ ਪੂਰਵੀ ਅੰਗ ਨਾਲ ਗਾਉਣਾ ਹੋਵੇ ਤਾਂ ਗੰਧਾਰ ਵਾਦੀ ਦੇ ਤੌਰ ਤੇ ਉਚਿਤ ਲੱਗਦਾ ਹੈ ਪਰ ਇਸ ਨੂੰ ਸ਼੍ਰੀ ਰਾਗ ਦੀ ਝਲਕ ਦੇਣ ਵਾਸਤੇ ਸ-ਪ ਜ਼ਿਆਦਾ ਠੀਕ ਲੱਗਦਾ ਹੈ ਬੇਸ਼ੱਕ ਗੰਧਾਰ ਨਿਆਸ ਸੁਰ ਦੇ ਤੌਰ ਤੇ ਬਹੁਤ ਸੋਭਦਾ ਹੈ।

**ਚਾਲ:** ਗ - ਰੁ - ਸ, ਸ ਧੁ - ਸਰੁ ਗ - ਰ ਗ - ਰੁ - ਸ, ਗਰੁ ਗ - ਰੁ ਸ ਧੁ - ਪੁ - ਧੁ ਸ, ਗਰੁ ਗ ਪ - ਪ ਗਰੁ ਗ - ਰੁ - ਪ - ਗਰੁ ਸ, ਸਰੁ ਗ ਪ - ਗ ਪ ਧੁ ਪ, ਪ ਗ ਪ ਧੁ ਪ, ਗ ਪ ਧੁ ਸੰ - ਸੰ ਧੁ ਪ - ਧੁ ਪ ਗ ਪ - ਗ - ਰੁ ਸ, ਧੁ ਸਰ ਪ - ਪ ਧੁ ਪ ਸੰ - ਸੰ ਰੁ ਗੰ ਰੁ ਸੰ, ਗੰ ਰੁ ਗੰ - ਰੁ ਸੰ, ਸੰ ਧੁ ਪ - ਗ - ਗਰੁ ਗ ਪ ਗ - ਰੁ ਗ - ਰੁ ਗਰੁ ਧੁ ਸ।

#### ਅਸਥਾਈ

		ਪ ਗ   ਰੁ ਸ - ਸ   ਧੁ ਸ - ਰੁ
		ਮੇ ॥ ਗੀ ॥ ਸੇ ॥ ਜੀ ॥ ਜੀ
ਗ - - -	- -	ਸ ਰੁ ਗ - - ਰੁ   ਗ ਰੁ ਗ ਰੁ
ਐ ॥ ਸ ॥ ਸ	॥ ਸ ॥ ਆ ॥	ਡੰ ॥ ਸ ॥ ਸ ॥ ਬ ॥ ਰ
ਗ ਰੁ ਸ -	- -	ਸ ਰੁ ਗ - - ਪ   - ਪ - ਧੁ
ਬ ਣਿ ਆ ॥	॥ ਸ ॥ ਮ	ਅ ॥ ਸ ॥ ਨੰ ॥ ਦ ॥ ਬੁਈ

ਪ - - -	- - ਪ ਧ	ਸੰ - - -	- ਧ ਸੰ ਧ
ਆ ਸ ਸ ਸ	ਸ ਸ ਪ੍ਰ ਭ	ਆ ਸ ਸ ਸ	ਸ ਵਿ ਸ ਤ
ਪ ਪ ਗ -	- - ਧ ਪ	ਗ ਰੁ ਸ ਸ	ਧ ਸ - ਰੁ
ਸੁ ਣਿ ਆ ਸ	ਸ ਸ ਮੇ ਸ	ਗੀ ਸ ਸ ਸੇ	ਧ ਜ ਸ ਝੀ
ਗ - - -			
ਐ ਸ ਸ ਸ			
x	2	0	3

### ਅੰਤਰਾ

	ਪ ਪ	ਪ ਪ ਗ ਗ	ਪ - ਧ -
	ਪ੍ਰ ਭ	ਮਿ ਲੇ ਸ ਸੁ	ਆ ਸ ਮੀ ਸ
ਸੰ ਸੰ - ਸੰ	ਰੁ - ਸੰ -	ਸੰ - ਰੁ ਗੰ	ਰੁ ਗੰ ਰੁ ਸੰ
ਸ ਖ ਸ ਹ	ਗਾ ਸ ਮੀ ਸ	ਚਾ ਸ ਵ ਮੰ	ਗ ਲ ਰ ਸ
ਸੰ ਸੰ - -	- - - -	ਸੰ ਸੰ ਧ ਪ	ਪ - ਗ -
ਭ ਰੇ ਸ ਸ	ਸ ਸ ਸ ਸ	ਅੰ ਗ ਸੰ ਗ	ਲਾ ਸ ਗੇ ਸ
ਪ - ਗ ਪ	ਗ ਰੁ ਸ -	ਸ ਸ ਰੁ ਗ	ਗ ਰੁ ਗ ਗ
ਦੂ ਸ ਸ ਖ	ਭਾ ਸ ਗੇ ਸ	ਪ੍ਰ ਣ ਮ ਨ	ਤ ਨ ਸ ਭ
ਰੁ ਸ - -	- - ਸ ਰੁ	ਗ - - -	ਪ - ਧ
ਹ ਰੇ ਸ ਸ	ਸ ਸ ਪ੍ਰ ਭ	ਆ ਸ ਸ ਸ	ਸ ਵਿ ਸ ਤ
ਪ ਪ ਪ ਗ	- - ਪ ਧ	ਪ - ਗ ਗ	ਰੁ ਸ - ਰੁ
ਸੁ ਣਿ ਆ ਸ	ਸ ਸ ਮੇ ਸ	ਗੀ ਸ ਸ ਸੇ	ਧ ਜ ਸ ਝੀ
ਗ - - -			
ਐ ਸ ਸ ਸ			
x	2	0	3

## ਰਾਗੀ ਭਾਈ ਹਰਜੀਤ ਸਿੰਘ ਡਿਪਟੀ

ਮੰਗਤ ਸਿੰਘ ਮਸਤਾਨਾ ਮਲੋਟ  
ਮੋਬਾਈਲ- 9463782514

ਮੈਂ ਮੰਗਤ ਸਿੰਘ ਮਸਤਾਨਾ ਮਲੋਟ ਦਾ ਰਹਿਣ ਵਾਲਾ ਹਾਂ। ਮੈਂ ਹਿੰਦੂ ਪਰਿਵਾਰ ਵਿੱਚੋਂ ਸਿੰਘ ਸਜ਼ ਕੇ ਪਹਿਲਾਂ ਆਪ ਕੀਰਤਨ ਸਿਖਲਾਈ ਪ੍ਰਾਪਤ ਕੀਤੀ ਅਤੇ ਕੀਰਤਨੀ ਜਥਾ ਬਣਾ ਕੇ ਕੀਰਤਨ ਕਰਨ ਲੱਗ ਪਿਆ। ਇਸ ਨਾਲ ਮੇਰੇ ਜੀਵਨ ਵਿੱਚ ਭਾਰੀ ਤਬਦੀਲੀ ਆ ਗਈ। ਸੰਗਤਾਂ ਮੇਰਾ ਸਤਿਕਾਰ ਕਰਨ ਲੱਗ ਪਈਆਂ। ਮੇਰੇ ਧਿਆਨ ਵਿੱਚ ਆਇਆ ਕਿ ਗੁਰਬਾਣੀ ਕੀਰਤਨ ਸਦਕਾ ਮੇਰੇ ਜੀਵਨ ਵਿੱਚ ਖੁਸ਼ਗਲੀ ਆ ਗਈ ਹੈ ਤਾਂ ਮੈਂ ਕਿਉਂ ਨਾ ਹੋਰਨਾਂ ਨੂੰ ਕੀਰਤਨ ਦੀ ਸਿਖਲਾਈ ਦੇਣੀ ਅੰਭ ਕਰਾਂ ਤਾਂ ਕਿ ਹੋਰ ਲੋਕ ਵੀ ਆਪਣਾ ਜੀਵਨ ਸੁਖਾਲਾ ਕਰ ਸਕਣ। ਇਹ ਸੋਚ ਕੇ ਮੈਂ ਸੰਗੀਤ ਵਿਦਿਆਲਾ ਸ਼ੁਰੂ ਕਰ ਦਿੱਤਾ ਤੇ ਕੀਰਤਨ ਅਤੇ ਸੰਗੀਤ ਦੀ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ। ਜਿਹਨਾਂ ਨੂੰ ਆਮ ਸੰਗੀਤ ਅਧਿਆਪਕ ਸੰਗੀਤ ਸਿਖਾਉਣ ਤੋਂ ਇਨਕਾਰ ਕਰ ਦਿੰਦੇ ਹਨ ਗੁਰੂ ਦੀ ਕਿਰਪਾ ਸਦਕਾ ਮੈਂ ਵਿਸ਼ੇਸ਼ ਅਭਿਆਸ ਰਾਹੀਂ ਉਹਨਾਂ ਨੂੰ ਸ਼ਬਦ ਗਾਇਨ ਕਰਨ ਦੇ ਯੋਗ ਬਣਾ ਦਿੰਦਾ ਹਾਂ। ਜਿਹੜੇ ਕੀਰਤਨੀਏ ਕੀਰਤਨ ਕਰ ਰਹੇ ਸਨ ਉਹ ਵੀ ਰਾਗਦਾਰੀ ਸਿੱਖਣ ਲਈ ਮੇਰੇ ਕੋਲ ਆਉਣ ਲੱਗ ਪਏ। ਇਸ ਤਰ੍ਹਾਂ ਹੁਣ ਅਨੇਕਾਂ ਹੀ ਮੇਰੇ ਸਿਖਲਾਏ ਵਿਦਿਆਰਥੀ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿੱਚ ਕੀਰਤਨ ਦੀ ਸੇਵਾ ਕਰ ਰਹੇ ਹਨ। ਆਮ ਸੰਗਤਾਂ ਇਹਨਾਂ ਰਾਗੀਆਂ ਦੀ ਪ੍ਰਸਿੱਧ ਰਾਗੀਆਂ ਨਾਲ ਤੁਲਨਾ ਕਰਦਿਆਂ ਬਹੁਤਾ ਸਤਿਕਾਰ ਨਹੀਂ ਕਰਦੀਆਂ। ਪਰ ਸੋਚਣਾ ਇਹ ਚਾਹੀਦਾ ਹੈ ਕਿ ਇਹ ਕੀਰਤਨੀਏ ਆਮ ਲੋਕਾਂ ਦੀ ਕਿੰਨੀ ਸੇਵਾ ਕਰ ਰਹੇ ਹਨ। ਕਈ ਬੇਰੁਜ਼ਗਾਰ ਨੌਜ਼ਾਨ ਕੀਰਤਨ ਸਿੱਖ ਕੇ ਆਪਣੇ ਪਰਿਵਾਰਾਂ ਦੀ ਪਾਲਣਾ ਪੋਸਣਾ ਕਰ ਰਹੇ ਹਨ। ਮੈਂ ਆਪਣੇ ਇਲਾਕੇ ਦੇ ਕੀਰਤਨੀਆਂ ਦਾ ਉਤਸਾਹ ਵਧਾਉਣ ਲਈ ਇਸ ਇਲਾਕੇ ਦੇ ਸਧਾਰਨ ਕੀਰਤਨੀਆਂ ਬਾਰੇ ਲਿਖਦਾ ਰਹਿੰਦਾ ਹਾਂ। ਇਸ ਮੰਤਵ ਲਈ ਅੰਮ੍ਰਿਤ ਕੀਰਤਨ ਵੀ ਮੇਰੀ ਸਹਾਇਤਾ ਕਰਦਾ ਹੈ। ਮੈਂ ਅਦਾਰਾ ਅੰਮ੍ਰਿਤ ਕੀਰਤਨ ਦਾ ਧੰਨਵਾਦੀ ਹਾਂ। ਇਸ ਵਾਰ ਪੇਸ਼ ਹੈ ਰਾਗੀ ਭਾਈ ਹਰਜੀਤ ਸਿੰਘ ਡਿਪਟੀ ਦਾ ਸੰਖੇਪ ਜੀਵਨ।

ਜੈਸੇ ਗੁਰ ਉਪਦੇਸ਼ਿਆ ਮੈਂ ਤੈਸੇ ਕਹਿਆ ਪੁਕਾਰਿ।  
ਨਾਨਕੁ ਕਰੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ।

ਇਸ ਮਹਾਂਵਾਕ ਅਨੁਸਾਰ ਕੀਰਤਨ ਕਰਨ ਵਾਲੇ ਭਾਈ ਹਰਜੀਤ ਸਿੰਘ ਡਿਪਟੀ ਦਾ ਜਨਮ 12 ਮਾਰਚ 1979 ਨੂੰ ਭਾਈ ਸੰਤੋਖ ਸਿੰਘ ਕਥਾਵਾਚਕ ਦੇ ਘਰ ਮਾਤਾ ਕੁਲਵੰਤ ਕੌਰ ਦੀ ਕੁਖੋਂ ਪਿੰਡ ਬਹਾਦਰ ਖੇੜਾ (ਫਾਜ਼ਿਲਕਾ) ਵਿਖੇ ਹੋਇਆ। ਭਾਈ ਸੰਤੋਖ ਸਿੰਘ ਬਹੁਤ ਸੁਲਝੇ ਹੋਏ ਟਕਸਾਲੀ ਗ੍ਰੰਥੀ ਹਨ। ਇਹਨਾਂ ਦਾ ਆਪਣੇ ਇਲਾਕੇ ਵਿੱਚ ਬਹੁਤ ਸਤਿਕਾਰ ਹੈ। ਇਹਨਾਂ ਦੇ ਸਪੁਤਰ ਭਾਈ ਹਰਜੀਤ ਸਿੰਘ ਨੇ ਮੈਟ੍ਰਿਕ ਕਰਕੇ ਗੁਰੂ ਗ੍ਰੰਥ ਸਾਹਿਬ ਦੀ ਸੰਖਿਆ ਪ੍ਰਾਪਤ ਕੀਤੀ। ਫਿਰ ਸਿੱਖ ਸ਼ਹੀਦ ਮਿਸ਼ਨਰੀ ਕਾਲਜ ਪਿੰਡ ਬਾਦੀਆਂ (ਜ਼ਿਲ੍ਹਾ ਮੁਕਤਸਰ ਸਾਹਿਬ) ਤੋਂ ਤਬਲੇ ਦਾ ਕੋਰਸ ਕੀਤਾ। ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮਲੋਟ ਵਿਖ 12 ਸਾਲ ਤਬਲੇ ਦੀ ਸੇਵਾ ਕੀਤੀ। ਕਈ ਪ੍ਰਸਿੱਧ ਰਾਗੀਆਂ ਨਾਲ ਸਿੰਘਾ ਪੁਰ ਮਾਲੇਸ਼ੀਆ ਆਦਿਕ ਦੇਸਾਂ ਵਿੱਚ ਤਬਲੇ ਦੀ ਸੇਵਾ ਕਰਦੇ ਰਹੇ ਹਨ। ਭਾਈ ਸਾਹਿਬ ਨੇ ਮੰਗਤ ਸਿੰਘ ਮਸਤਾਨਾ ਪਾਸੋਂ ਹਰਮੌਨੀਆਮ ਅਤੇ ਸ਼ਬਦ ਕੀਰਤਨ ਦੀ ਸਿਖਲਾਈ ਦੇ ਨਾਲ ਨਾਲ ਤਬਲੇ ਵਿੱਚ ਪ੍ਰਾਚੀਨ ਕਲਾ ਕੇਂਦਰ ਤੋਂ ਤਬਲੇ ਵਿੱਚ ਵਿਸ਼ਾਰਦ ਦੀ ਪ੍ਰੀਖਿਆ ਪਾਸ ਕੀਤੀ। ਆਪ ਨੇ ਗੁਰਦੁਆਰਾ ਗੁਰੂ ਨਾਨਕ ਦੇਵ ਮੁਹੱਲਾ ਕਰਨੈਲ ਸਿੰਘ ਮਲੋਟ, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਮਲੋਟ ਅਤੇ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਮਲੋਟ ਵਿਖੇ ਵੱਖ ਵੱਖ ਰਾਗੀਆਂ ਨਾਲ ਤਬਲਾ ਵਜਾਉਣ ਦੀ ਸੇਵਾ ਕੀਤੀ। ਇਸ ਤੋਂ ਬਾਅਦ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਮਲੋਟ ਵਿਖੇ ਆਪਣਾ ਰਾਗੀ ਜਥਾ ਬਣਾ ਕੇ ਬੱਤੋਰ ਹੈਡ ਰਾਗੀ ਕੀਰਤਨ ਦੀ ਸੇਵਾ ਕੀਤੀ। ਭਾਈ ਸਾਹਿਬ ਮਿਲਣਸਾਰੀ ਅਤੇ ਨਿਮਰਤਾ ਵਾਲੇ ਗੁਣਾਂ ਕਰਕੇ ਸੰਗਤਾਂ ਵਿੱਚ ਹਰਮਨ ਪਿਆਰੇ ਹਨ। ਭਾਈ ਸਾਹਿਬ ਰਾਗਾਂ ਅਤੇ ਰੀਤਾਂ ਵਿੱਚ ਵਿਆਖਿਆ ਸਹਿਤ ਮਿਠੀ ਆਵਾਜ਼ ਵਿੱਚ ਕੀਰਤਨ ਕਰਦੇ ਹਨ। ਆਪ ਮਲੋਟ ਦੀ ਗੁਰਮਤਿ ਰਾਗੀ ਸਭਾ ਦੇ ਮੈਂਬਰ ਹਨ। ਪਰਮਾਤਮਾ ਅੱਗੇ ਅਰਦਾਸ ਹੈ ਕਿ ਵਾਹਿਗੁਰੂ ਇਹਨਾਂ ਨੂੰ ਸਿਹਤ ਅਤੇ ਸਫਲਤਾ ਬਖਸ਼ੇ ਅਤੇ ਇਹ ਇਸੇ ਤਰ੍ਹਾਂ ਸੰਗਤਾਂ ਦੀ ਕੀਰਤਨ ਰਾਹੀਂ ਸੇਵਾ ਕਰਦੇ ਰਹਿਣ।

## ਸੁਰਲਿਪੀ ਵਾਲੇ ਸ਼ਬਦ ਦੇ ਅਰਥ

ਆਸਾ ਮਹਲਾ ੫ ਛੰਤ ਘਰੂ ੨  
੧ੴ ਸਤਿਗੁਰ ਪ੍ਰਸਾਦਿ ॥

ਮੇਰੀ ਸੇਜੜੀਐ ਆਡੰਬਰੁ ਬਣਿਆ ॥  
ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥  
ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥  
ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥  
ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥  
ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥

### ENGLISH TRANSLATION:

Aasaa, Fifth Mehl, Chhant, Seventh House:  
One Universal Creator God. By The Grace Of The True Guru:

My bed is adorned in splendor.  
My mind is filled with bliss, since I heard that God is coming.  
Meeting God, the Lord and Master, I have entered the realm of peace; I am  
filled with joy and delight.  
He is joined to me, in my very fiber; my sorrows have departed, and my  
body, mind and soul are all rejuvenated.  
I have obtained the fruits of my mind's desires, meditating on God; the day  
of my wedding is auspicious.  
Prays Nanak, when I meet the Lord of excellence, I came to experience all  
pleasure and bliss. ||2||

(S.G.G.S. 459)

(English Translation By: Singh Sahib Sant Singh Khalsa, MD USA )